



ੴ

ਗੁਰਬਾਣੀ ਵਿਚਾਰ

94

ਗੁਰਮੁਖਿ ਹੋਇ ਸੁ ਅਲਿਪਤੇ ਵਰਤੈ

‘ਖੜੀ’

ਗੁਰਮੁਖਿ ਹੋਇ ਸੁ ਅਲਿਪਤੇ ਵਰਤੈ

ਗੁਰਮੁਖਿ ਹੋਇ ਸੁ ਅਲਿਪਤੇ ਵਰਤੈ.....

(ਪੰਨਾ-੩੦੩)

ਇਸ ਸ਼ਬਦ ਦੇ ਅਰਥ ਹਨ — ਜੋ ਗੁਰਮੁਖ ਹੈ, ਉਹ ਅਲਿਪਤ ਵਰਤਦਾ ਹੈ। ਇਸ ਸ਼ਬਦ ਵਿਚ ਕੇਂਦਰੀ ਨੁਕਤਾ ਹੈ — ‘ਅਲਿਪਤ ਵਰਤਣ’ ਦਾ, ਜਿਸ ਦੀ ਬਾਬਤ ਛੂਂਘੀ ਵਿਚਾਰ ਕਰਨ ਦੀ ਲੋੜ ਹੈ।

‘ਅਲਿਪਤ’ ਰਹਿਣ ਦੇ ਅੱਖਰੀ ਅਰਥ ਹਨ — ਲਿਪਾਇਮਾਨ ਨਾ ਹੋਣਾ — ਯਾਨੀ ਮਾਇਆ ਵਿਚ ਵਿਚਰਦਿਆਂ ਹੋਇਆਂ, ਮਾਇਆ ਵਿਚ ਲਿਪਾਇਮਾਨ ਨਾ ਹੋਣਾ।

ਜੈਸੇ ਜਲ ਮਹਿ ਕਮਲੁ ਨਿਰਾਲਮ੍ਭੁ ਮੁਰਗਾਈ ਨੈ ਸਾਣੇ ॥

ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ (ਪੰਨਾ-੯੩੮)

ਜਿਉ ਜਲ ਮਹਿ ਕਮਲੁ ਅਲਿਪਤੇ ਵਰਤੈ

ਤਿਉ ਵਿਚੇ ਗਿਰਹ ਉਦਾਸੁ ॥

(ਪੰਨਾ-੯੪੯)

ਸਾਚਿ ਨਾਮਿ ਮੇਰਾ ਮਨੁ ਲਾਗਾ ॥

ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥

ਬਾਹਰਿ ਸੂਤੁ ਸਗਲ ਸਿਉ ਮਉਲਾ ॥

ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥

(ਪੰਨਾ-੩੮੪)

ਇਹ ਨੁਕਤਾ ਬੜਾ ਛੂਂਘਾ ਹੈ ਤੇ ਛੂਂਘੀ ਵਿਚਾਰ ਕਰਨ ਲਗਿਆਂ ਕਈ ਸਵਾਲ ਉਤਪੰਨ ਹੁੰਦੇ ਹਨ, ਜਿਸ ਤਰ੍ਹਾਂ ਕਿ —

1. ਮਾਇਆ ਕੀ ਹੈ ?

ਆਮ ਤੌਰ ਤੇ ਰੂਪਏ, ਨਕਦੀ, ਸੋਨੇ, ਚਾਂਦੀ ਆਦਿ ਨੂੰ ਹੀ ਮਾਇਆ ਸਮਝਿਆ ਜਾਂਦਾ ਹੈ। ਪਰ, ਮਾਇਆ ਦੇ ਹੋਰ ਕਈ ਸਰੂਪ ਹਨ, ਜਿਹਾ ਕਿ —

(ਉ) ਜੜ੍ਹ ਸਰੂਪ — ‘ਜੜ੍ਹ ਮਾਇਆ’ ਵਿਚ ਉਹ ਸਭ ਚੀਜ਼ਾਂ ਆਉਂਦੀਆਂ ਹਨ, ਜਿਨ੍ਹਾਂ ਵਿਚ ਚੇਤਨਤਾ (consciousness) ਨਾ ਹੋਵੇ, ਜਿਸ ਤਰ੍ਹਾਂ ਧਰਤੀ, ਮਕਾਨ, ਧਾਤਾਂ, ਸੋਨਾ, ਚਾਂਦੀ, ਰੂਪਏ ਆਦਿ।

(ਅ) ਚੇਤਨ ਸਰੂਪ — ‘ਚੇਤਨ ਮਾਇਆ’ ਉਹ ਜੀਵ ਹਨ, ਜਿਨ੍ਹਾਂ ਵਿਚ ਚੇਤਨਤਾ ਜਾਂ ਬੁੱਧੀ ਪ੍ਰਵਿਰਤ ਹੁੰਦੀ ਹੈ, ਜਿਸ ਤਰ੍ਹਾਂ ਕਿ ਪਸੂ, ਪੰਛੀ, ਇਨਸਾਨ ਅਥਵਾ ਰਿਸ਼ਤੇਦਾਰ, ਦੈਸਤ-ਮਿੱਤਰ ਆਦਿ।

ਕੰਚਨ ਨਾਗੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥

(ਪੰਨਾ-੧੬੨)

(੯) **ਸੂਖਮ ਸਰੂਪ** — ਹਵਾ, ਪਾਣੀ, ਆਕਾਸ਼ ਆਦਿ।

(੧੦) **ਵਾਸ਼ਨਾ ਸਰੂਪ** — ਕਾਮ, ਕ੍ਰੋਪ, ਲੋਭ, ਮੋਹ, ਅਹੰਕਾਰ ਆਦਿ।

(੧੧) **ਖਿਆਲ ਸਰੂਪ** — ਮਨ ਦੇ ਖਿਆਲਾਂ ਅਤੇ ਵਲਵਲਿਆਂ ਦੀਆਂ
ਉਡਾਰੀਆਂ ਆਦਿ।

(੧੨) **ਅੰਤਿਸ਼ਕਰਨ ਸਰੂਪ** — ਮਨ ਦੀਆਂ ਢੂੰਘਿਆਈਆਂ ਵਿਚ ਪਿਛਲੇ
ਖਿਆਲਾਂ ਅਤੇ ਕਰਮਾਂ ਦੀ 'ਰੰਗਣ'।

ਜੋ ਵੀ ਦਿੱਸ਼ਟਮਾਨ ਸੈਅ ਹੈ, ਸਭ 'ਮਾਇਆ' ਹੈ। ਮਾਇਆ ਦੀ ਰੰਗਣ ਵਾਲੇ ਸਾਰੇ
ਖਿਆਲ, ਵਲਵਲੇ, ਵਾਸ਼ਨਾਵਾਂ 'ਮਾਇਆ' ਤੋਂ ਉਤਪੰਨ ਹੁੰਦੇ ਹਨ ਤੇ ਇਨ੍ਹਾਂ ਦੀ
'ਰੰਗਤ' ਵਿਚੋਂ ਉਪਜੇ ਸਾਰੇ ਕਿਆ-ਕਰਮ ਭੀ 'ਮਾਇਆ' ਹੀ ਹਨ।

ਜਿਸ ਤਰ੍ਹਾਂ ਚਾਨਣ ਦੀ 'ਅਣਹੋਂਦ' ਨੂੰ ਹਨੇਰਾ ਕਿਹਾ ਜਾਂਦਾ ਹੈ ਤੇ ਹਨੇਰੇ ਦੀ
ਆਪਣੀ ਕੋਈ ਹਸਤੀ ਨਹੀਂ ਹੈ — ਉਸੇ ਤਰ੍ਹਾਂ ਰੱਬ ਦੀ 'ਅਣਹੋਂਦ' ਹੀ ਮਾਇਆ ਹੈ।

ਅਕਾਲ ਪੁਰਖ ਦੀ ਹੋਂਦ ਹੀ 'ਅਟੱਲ' ਅਤੇ 'ਸੱਚ' ਹੈ।

ਬਾਕੀ ਸਭ ਕੁਝ ਰੱਬ ਨੇ ਆਪਣੇ 'ਕਵਾਉ' ਅਥਵਾ 'ਹੁਕਮ' ਦੁਆਰਾ ਸਾਜਿਆ ਹੈ
ਤੇ ਚੱਲ ਰਿਹਾ ਹੈ।

ਆਪੀਨ੍ਹੈ ਆਪੁ ਸਾਜਿਓ ਆਪੀਨ੍ਹੈ ਰਚਿਓ ਨਾਉ ॥

ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਫਿਠੋ ਚਾਉ ॥

(ਪੰਨਾ-੪੬੩)

ਇਹ ਸਾਰਾ ਮਾਇਕੀ ਪਸਾਰਾ ਬਦਲਦਾ ਰਹਿੰਦਾ ਹੈ, ਬਿਨਸਨਹਾਰ ਹੈ ਅਤੇ ਕੁੜ ਹੈ।
ਇਸ ਨੂੰ 'ਧੂੰਏ ਕਾ ਪਹਾਰ' ਜਾਂ ਬੱਦਲ ਦੀ ਨਿਆਈਂ ਭੀ ਦਸਿਆ ਗਿਆ ਹੈ ਕਿਉਂਕਿ
ਇਹ ਛਿਨ-ਛਿਨ ਬਦਲਦਾ ਰਹਿੰਦਾ ਹੈ ਤੇ ਨਾਸ਼ਵਾਨ ਹੈ।

ਰੇ ਨਰ ਇਹ ਸਾਚੀ ਜੀਅ ਧਾਰਿ ॥

ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥

(ਪੰਨਾ-੬੩੩)

ਕਾਂ ਕੋ ਤਨੁ ਧਨੁ ਸੰਪਤਿ ਕਾਂ ਕੀ ਕਾ ਸਿਉ ਨੇਹੁ ਲਗਾਹੀ ॥

ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥

(ਪੰਨਾ-੧੨੩੧)

ਇਹ ਜਗੁ ਧੂਏ ਕਾ ਪਹਾਰ ॥

ਤੈ ਸਾਚਾ ਮਾਨਿਆ ਕਿਹ ਬਿਚਾਰਿ ॥

(ਪੰਨਾ-੧੧੮੬-੮੭)

2. ਮਾਇਆ ਦੇ ਕੀ ਦੋਸ਼ ਹਨ ?

ਜਦ 'ਜੀਵ' ਰੱਬ ਨੂੰ 'ਭੁੱਲ' ਜਾਂਦਾ ਹੈ ਜਾਂ 'ਬੇਮੁਖ' ਹੋ ਜਾਂਦਾ ਹੈ, ਤਾਂ ਜੀਵ ਉਤੇ
ਇਸ ਭਰਮ ਰੂਪੀ 'ਮਾਇਆ' ਦਾ ਪਰਛਾਵਾਂ ਪੈ ਜਾਂਦਾ ਹੈ। ਰੱਬੀ 'ਹੋਂਦ ਦੀ ਯਾਦ' ਦੀ
ਬਜਾਏ, ਸਾਡੇ ਮਨ ਤੇ 'ਹਉਮੈ' ਦਾ ਗਿਲਾਫ ਚੜ੍ਹ ਜਾਂਦਾ ਹੈ ਅਤੇ ਜੋ ਵੀ ਅਸੀਂ

ਸੋਚਦੇ, ਚਿਤਵਦੇ ਅਤੇ ਕਰਮ ਕਰਦੇ ਹਾਂ ਉਸ ਨੂੰ ਮਾਇਆ ਦੀ ਰੰਗਤ ਚੜ੍ਹ ਜਾਂਦੀ ਹੈ। ਇਸ ਤਰ੍ਹਾਂ ਅਸੀਂ ‘ਜੋ ਮੈ ਕੀਆ ਸੋ ਮੈ ਪਾਇਆ’ ਦੇ ਅਟੱਲ ਕਾਨੂੰਨ ਅਧੀਨ ਹੋ ਕੇ ਦੁਖ-ਸੁਖ, ਖੁਸ਼ੀ-ਗਮੀ, ਨਰਕ-ਸੁਰਗ ਭੋਗਦੇ ਹਾਂ। ਰੱਬੀ ਯਾਦ ਤੋਂ ਬਗੈਰ ਸਾਡਾ ਮਨ ਕਮਜ਼ੋਰ ਅਤੇ ਚੰਚਲ ਹੋਣ ਕਾਰਨ ਸਦਾ ਹਉਮੈ ਦੇ ਕੇਂਦਰ ਦੁਆਲੇ ਘੁੰਮਦਾ ਰਹਿੰਦਾ ਹੈ ਅਤੇ ਮਾਇਆ ਦੇ ਭਰਮ-ਭੁਲਾਵੇ ਵਿਚ ਵਿਚਰਦਾ ਹੋਇਆ ਕਰਮ-ਬੱਧ ਹੋ ਕੇ ਦੁਖੀ ਹੋਇਆ ਰਹਿੰਦਾ ਹੈ।

ਮਾਇਆ ਕਿਸ ਨੇ ਆਖੀਐ ਕਿਆ ਮਾਇਆ ਕਰਮ ਕਮਾਇ ॥

ਦੁਖ ਸੁਖ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ (ਪੰਨਾ-੯੨)

ਇਸ ਤਰ੍ਹਾਂ ਮਾਇਆ ਦਾ ਸਭ ਤੋਂ ਵੱਡਾ ਦੌਸ਼ ਇਹ ਹੈ ਕਿ ਸਾਡੇ ਮਨ ਨੂੰ ਆਪਣੇ ਚਿਲਕਣੇ ਤੇ ਕਸੰਭੀ ਰੰਗ ਦੁਆਰਾ ਭਰਮਾ ਕੇ ਸਾਨੂੰ ਆਪਣੇ ‘ਅਸਲੇ’ ਅਕਾਲ ਪੁਰਖ ਤੋਂ ਭੁਲਾ ਦਿੰਦੀ ਹੈ ਤੇ ਅਸੀਂ ਦੁਖ-ਸੁਖ ਜੀਵਨ-ਮਰਨ ਦੇ ਅਤੁੱਟ ਚੱਕਰ ਵਿਚ ਵਿਚਰਦੇ ਹਾਂ ਜਿਸ ਤੋਂ ਛੁਟਕਾਰਾ ਅਤਿ ਮੁਸ਼ਕਿਲ ਹੈ।

ਇਨ੍ਹਿ ਮਾਇਆ ਜਗਦੀਸ ਗੁਸਾਈ ਤੁਮਰੇ ਚਰਨ ਬਿਸਾਰੇ ॥

ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥ (ਪੰਨਾ-੯੫੨)

ਏਹ ਮਾਇਆ ਜਿਤੁ ਹਰਿ ਵਿਸਰੈ

ਮੇਹੁ ਉਪਜੈ ਭਾਉ ਦੂਜਾ ਲਾਇਆ ॥ (ਪੰਨਾ-੯੨੧)

3. ਮਾਇਆ ਵਿਚ ਕਿਵੇਂ ਅਲਿਪਤ ਵਰਤਣਾ ਹੈ ?

‘ਅਲਿਪਤ’ ਨੂੰ ਸਮਝਣ ਲਈ ਪਹਿਲਾਂ ਇਸ ਦੇ ਉਲਟ ‘ਲਿਪਤ’ ਜਾਂ ‘ਸੰਗਤ’ ਦੀ ਵਿਚਾਰ ਕਰਨੀ ਜ਼ਰੂਰੀ ਹੈ। ‘ਜੈਸਾ ਸੇਵੈ ਤੈਸੇ ਹੋਇ’ ਅਨੁਸਾਰ ਅਸੀਂ ਜਿਹੋ ਜਿਹੀ ਸੰਗਤ ਕਰਦੇ ਹਾਂ, ਉਹੋ ਜਿਹਾ ਫਲ ਪਾਉਂਦੇ ਹਾਂ —

ਜੋ ਜੈਸੀ ਸੰਗਤਿ ਮਿਲੈ ਸੋ ਤੈਸੇ ਫਲੁ ਖਾਇ ॥ (ਪੰਨਾ-੧੩੯੯)

ਸਾਡਾ ਮਨ ਹਵਾ ਜਾਂ ਪਾਣੀ ਦੀ ਤਰ੍ਹਾਂ ਹੈ। ਪਾਣੀ ਜਿਹੋ ਜਿਹੀ ਸ਼ੈਅ ਨਾਲ ਸੰਗਤ ਕਰਦਾ ਹੈ, ਉਹੋ ਜਿਹਾ ਹੋ ਜਾਂਦਾ ਹੈ, ਜਿਵੇਂ ਕਿ—ਠੰਢਾ, ਤੱਤਾ, ਕੰੜਾ, ਮਿੱਠਾ, ਕਾਲਾ, ਚਿੱਟਾ ਆਦਿ। ਇਸ ਦਾ ਮਤਲਬ ਇਹ ਹੈ ਕਿ ਸਾਡਾ ਮਨ ਜੈਸੀ ਸੰਗਤ ਕਰਦਾ ਹੈ, ਉਹੋ ਜਿਹੋ ਸਾਡੇ ਖਿਆਲ, ਵਲਵਲੇ, ਵਾਸ਼ਨਾ ਤੇ ਕਰਮ ਹੁੰਦੇ ਹਨ ਤੇ ਅਸੀਂ ਉਸੇ ਅਨੁਸਾਰ ਚੰਗਾ-ਮਾੜਾ ਫਲ ਭੋਗਦੇ ਹਾਂ।

ਅਸੀਂ ਦੋ ਕਿਸਮ ਦੀ ਸੰਗਤ ਕਰਦੇ ਹਾਂ —

1. ਦੈਵੀ ਉੱਚੇ-ਸੁੱਚੇ ਇਲਾਹੀ ਰੰਗਤ ਵਾਲੇ ਖਿਆਲ, ਵਲਵਲੇ, ਧਾਰਮਿਕ ਕਿਤਾਬਾਂ ਜਾਂ ਮਹਾਂਪੁਰਖਾਂ ਦੀ ਸੰਗਤ।
2. ਮਾਇਕੀ ਰੰਗਤ ਵਾਲੇ ਖਿਆਲਾਂ, ਵਲਵਲਿਆਂ, ਵਾਸ਼ਨਾਵਾਂ, ਆਮ ਕਿਤਾਬਾਂ ਅਤੇ ਦੁਨਿਆਵੀ ਬੰਦਿਆਂ ਦੀ ਸੰਗਤ।

ਸੰਗਤ ਕਈ ਤਰੀਕਿਆਂ ਤੇ ਦਰਜਿਆਂ ਦੀ ਹੁੰਦੀ ਹੈ, ਜਿਵੇਂ –

1. ਸ਼ਬਦੀ ਸੰਗਤ – ਗੁਰਮੁਖਾਂ ਜਾਂ ਦੁਨਿਆਵੀ ਬੰਦਿਆਂ ਦੀ ਸੰਗਤ।
2. ਕਿਤਾਬੀ ਸੰਗਤ – ਗੁਰਬਾਣੀ, ਮਹਾਂਪੁਰਖਾਂ ਦੀਆਂ ਰਚਨਾਵਾਂ ਜਾਂ ਦੁਨਿਆਵੀ ਰਚਨਾਵਾਂ।
3. ਵਾਸ਼ਨਾ ਸੰਗਤ – ਦੁਨਿਆਵੀ ਵਾਸ਼ਨਾਵਾਂ ਕਾਮ, ਕ੍ਰੋਧ, ਲੋਭ, ਮੋਹ, ਹੰਕਾਰ ਵਿਚ ਗਲਤਾਨ ਹੋਣਾ।
4. ਮੁਰਦਿਆਂ ਦੀ ਸੰਗਤ – ਮਰਿਆਂ ਹੋਇਆਂ ਨੂੰ ਯਾਦ ਕਰਕੇ ਦੁਖੀ ਹੋਣਾ।
5. ਖਿਆਲੀ ਸੰਗਤ – ਚੰਗੇ ਜਾਂ ਮਾੜੇ, ਦੈਵੀ ਯਾ ਮਾਇਕੀ ਖਿਆਲਾਂ ਯਾ ਕਲਪਨਾਵਿਚ ਗਲਤਾਨ ਹੋਣਾ।

ਇਸ ਤਰ੍ਹਾਂ ਸਾਡਾ ਮਨ ਜਿਹੋ-ਜਿਹੀ ਸਤ੍ਤਾ ਜਾਂ ਜਿਸ ਦਰਜੇ ਤੇ ਵਿਚਰਦਾ ਹੈ, ਉਸ ਦਾ ਅਸਰ ਜਾਂ ‘ਰੰਗਤ’ ਸਾਡੇ ਮਨ ਅਥਵਾ ਅੰਤਿਸ਼ਕਰਨ ਵਿਚ ਦਿੜ੍ਹੇ ਹੁੰਦੀ ਹੈ। ਇਸ ਲਈ ਹਰ ਕਿਸਮ ਦੀ ਚੰਗੀ-ਮਾੜੀ ਸੰਗਤ ਦਾ ਨਿਰਨਾ ਕਰਨਾ ਜ਼ਰੂਰੀ ਹੈ।

ਚੰਗੀ-ਉੱਤਮ ਸੰਗਤ ਓਹੀ ਹੈ ਜਿਸ ਨਾਲ ਉੱਚੇ-ਸੁੱਚੇ ਦੈਵੀ ਆਤਮਿਕ ਖਿਆਲ ਉਪਜਣ ਤੇ ਸਾਡੇ ਮਨ ਦੀ ਭੁਚੀ ਨੂੰ ਆਪਣੇ ਕੇਂਦਰ ਅਕਾਲ ਪੁਰਖ ਵੱਲ ਪ੍ਰੇਰਨਾ ਮਿਲੇ ਤੇ ਉਸਦੀ ਯਾਦ ਜਾਂ ਸਿਮਰਨ ਵਿਚ ਸਹਾਇਤਾ ਮਿਲੇ। ਇਸੇ ਲਈ ਗੁਰਬਾਣੀ ਵਿਚ ‘ਸਾਧ-ਸੰਗਤ’ ਜਾਂ ‘ਸਤਸੰਗਤ’ ਕਰਨ ਦਾ ਤਾਕੀਦੀ ਹੁਕਮ ਹੈ।

ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥ (ਪੰਨਾ-੧੨)

ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ (ਪੰਨਾ-੬੩੧)

ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ (ਪੰਨਾ-੨੫੯)

ਇਸੇ ਲਈ ਸਾਨੂੰ ‘ਸਾਧ ਸੰਗਤ’ ਲਈ ਇਉਂ ਅਰਦਾਸ ਕਰਨੀ ਸਿਖਾਈ ਗਈ ਹੈ –
ਸੇਈ ਪਿਆਰੇ ਮੇਲੀਂ ਜਿਨਾਂ ਮਿਲਿਆਂ ਤੇਰਾ ਨਾਮ ਚਿਤ ਆਵੈ ॥ (ਅਰਦਾਸ)

ਹਰਿ ਜੀਉ ਆਗੈ ਕਰੀ ਅਰਦਾਸਿ ।
ਸਾਧੂ ਜਨ ਸੰਗਤਿ ਹੋਇ ਨਿਵਾਸੁ ॥ (ਪੰਨਾ-੪੧੫)

ਕਹੁ ਨਾਨਕ ਪ੍ਰਭੁ ਬਖਸ ਕਰੀਜੈ ॥
ਕਰਿ ਕਿਰਪਾ ਮੌਹਿ ਸਾਧਸੰਗੁ ਦੀਜੈ ॥ (ਪੰਨਾ-੨੩੮)

ਹੋਹੁ ਕਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ (ਪੰਨਾ-੯੬੧)

ਐਸੀ ਮਾਂਗੁ ਗੋਬਿੰਦ ਤੇ ॥
ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾਂ ਜਪਿ ਪਰਮ ਗਤੇ ॥ (ਪੰਨਾ-੧੨੯੮)

ਇਸ ਦੇ ਐਨ ਉਲਟ ਮਾਇਆ ਦੀ ਸੰਗਤ ਹੈ, ਜਿਸ ਦੀ ਸੰਗਤ ਵਿਚ ਅਸੀਂ ਇਤਨੇ ਗਲਤਾਨ ਅਤੇ ਗੁਆਚੇ ਹੋਏ ਹਾਂ ਕਿ ਸਾਨੂੰ ਰੱਬ, ਉਸ ਦੇ ਦੈਵੀ ਗੁਣ ਅਤੇ ਉੱਚੀ-ਸੁੱਚੀ ਸੰਗਤ ਦੀ ਲੋੜ ਨਹੀਂ ਜਾਪਦੀ।

ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥

ਤਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥

ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥ (ਪੰਨਾ-੫੦)

ਮਨੁ ਮਾਇਆ ਮੈ ਫਾਧ ਰਹਿਓ ਬਿਸਰਿਓ ਗੋਬਿੰਦ ਨਾਮੁ ॥ (ਪੰਨਾ-੧੪੨੮)

ਇਹ ਦੋਵੇਂ ਗਲਾਂ – ‘ਦੈਵੀ ਸੰਗਤ’ ਤੇ ‘ਮਾਇਕੀ ਕੁਸੰਗਤ’ ਇਕ ਦੂਸਰੇ ਦੇ ਐਨ ਉਲਟ ਅਤੇ ਵਿਰੋਧੀ ਹਨ।

ਇਕ ਦੈਵੀ ਗੁਣਾਂ ਵੱਲ ਪ੍ਰੇਰਦੀ ਹੋ ਤੇ ਅਕਾਲ ਪੁਰਖ ਦੀ ਯਾਦ ਅਤੇ ਸਿਮਰਨ ਵਿਚ ਸਹਾਇਕ ਹੈ।

ਦੂਜੀ ਇਸ ਤੋਂ ਐਨ ਉਲਟ ਮਾਇਆ ਵਿਚ ਗਲਤਾਨ ਕਰਕੇ ਰੱਬ ਨੂੰ ਭੁਲਾਉਂਦੀ ਹੈ।

ਕਾਹੂ ਕੀ ਸੰਗਤਿ ਮਿਲਿ ਜੀਵਨ ਮੁਕਤਿ ਹੁਏ

ਕਾਹੂ ਕੀ ਸੰਗਤਿ ਮਿਲਿ ਜਮ੍ਹਪੁਰਿ ਜਾਤ ਹੈ। (ਕ. ਭਾ. ਗੁ. ੫੪੯)

ਇਸ ਲਈ ‘ਦੈਵੀ ਗੁਣਾਂ’ ਦਾ ਤੇ ‘ਮਾਇਕੀ ਕੁਸੰਗਤ’ ਦਾ ਜੋੜ ਨਹੀਂ ਹੋ ਸਕਦਾ।

ਜਿਨ੍ਹਾਂ ਨੇ –

ਭਗਤੀ ਕਰਨੀ ਹੈ
ਸਿਮਰਨ ਕਰਨਾ ਹੈ
ਨਾਮ ਦੀ ਪ੍ਰਾਪਤੀ ਕਰਨੀ ਹੈ,

ਤਾਂ ਉਨ੍ਹਾਂ ਜਗਿਆਸੂਆਂ ਲਈ ਹੋਰ ਅਨੇਕ ਪਰਮਾਰਥਿਕ ਸਾਧਨਾਂ ਤੋਂ ਇਲਾਵਾ ‘ਮਾਇਕੀ ਕੁਸੰਗਤ’ ਤੋਂ ਬਚਣਾ ਅਥਵਾ ‘ਅਲਿਪਤ’ ਰਹਿਣਾ ਜ਼ਰੂਰੀ ਹੈ। ‘ਵਾੜੀ’ ਲਈ ‘ਵਾੜ’ ਕਰਨੀ ਜ਼ਰੂਰੀ ਹੈ ਨਹੀਂ ਤਾਂ ਨਾਲੋ-ਨਾਲ, ਮਾਇਕੀ ਵਾਸ਼ਨਾਵੀ ਕੁਸੰਗਤ ਦੇ ‘ਹਿਰਨ’ ਵਾੜੀ ਨੂੰ ਪ੍ਰਫੁੱਲਤ ਨਹੀਂ ਹੋਣ ਦੇਣਗੇ ਜਾਂ ਉੱਕਾ ਹੀ ਉਜਾੜ ਦੇਣਗੇ।

ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ

ਮਨ ਤਿਨ ਕੈ ਨਿਕਟਿ ਨ ਭਿਟੀਐ ॥ (ਪੰਨਾ-੧੨੦)

ਸਾਕਤ ਸੰਗ੍ਰਾ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥

ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ੍ਰੇ ਮੁਹਿ ਕਾਲੈ ਉਠਿ ਜਾਇ ॥ (ਪੰਨਾ-੬੪੧)

‘ਮਾਇਕੀ ਕੁਸੰਗਤ’ ਤੋਂ ਬਚਾਉ ਲਈ ‘ਅਲਿਪਤ ਵਰਤਣ’ ਦੀ ਜਾਚ ਸਿੱਖਣੀ ਪਵੇਗੀ, ਜਿਸ ਬਾਬਤ ਹੋਰ ਛੂੰਘੀ ਅਤੇ ਦੀਰਘ ਵਿਚਾਰ ਕਰਨ ਦੀ ਲੋੜ ਹੈ –

1. ਸ਼ਖਸੀ ਕੁਸੰਗਤ – ਇਹ ਤਾਂ ਆਮ ਤੌਰ ਤੇ ਮੰਨਿਆ ਜਾਂਦਾ ਹੈ ਕਿ ਜਿਹੋ

ਜਿਹੇ ਇਨਸ਼ਾਨ ਦੀ ਅਸੀਂ ਸੰਗਤ ਕਰਦੇ ਹਾਂ, ਉਹੋ ਜਿਹੇ ਹੀ ਹੋ ਜਾਂਦੇ ਹਾਂ – ਕਿਉਂਕਿ ਦੋ ਸੰਗੀਆਂ ਵਿਚੋਂ ਜਿਸ ਦਾ ਮਨ ਪ੍ਰਬਲ ਹੋਵੇਗਾ ਉਸ ਦੀ ਰੰਗਤ ਦਾ ਅਸਰ ਦੂਸਰੇ ਤੇ ਹੋਣਾ ਲਾਜ਼ਮੀ ਹੈ। ਇਕ ਦੁਸਰੇ ਦੇ ਮਨ ਤੇ ਮਾਨਸਿਕ ਕਿਰਨਾਂ (mental vibrations) ਦਾ ਅਸਰ ਹੁੰਦਾ ਹੈ। ਕਿਉਂਕਿ ਦੁਨੀਆਂ ਵਿਚ ਮਾਇਕੀ ਰੰਗਤ ਵਾਲਿਆਂ ਦੀ ਬਹੁਲਤਾ ਹੈ ਇਸ ਕਰਕੇ ਜਗਿਆਸੂਆਂ ਲਈ ਜ਼ਰੂਰੀ ਹੈ ਕਿ ਉਹ ਦੁਨੀਆਂ ਵਿਚ ਰਹਿੰਦਿਆਂ ਹੋਇਆਂ ਘੱਟ ਤੋਂ ਘੱਟ ਲੋਕਾਂ ਨਾਲ ਵਾਹ (involvement) ਪਾਉਣ।

ਕਬੀਰ ਸਾਕਤ ਸੰਗੁ ਨ ਕੀਜੀਐ ਦੁਰਹਿ ਜਈਐ ਭਾਗਿ ॥

ਬਾਸਨੁ ਕਾਰੋ ਪਰਸੀਐ ਤਉ ਕਛੁ ਲਾਰੈ ਦਾਗੁ ॥ (ਪੰਨਾ-੧੩੨੧)

ਇਸ ਤਰ੍ਹਾਂ ਅਸੀਂ ਸ਼ਖਸੀ ਕੁਸੰਗਤ ਤੋਂ ਕਾਫੀ ਹੱਦ ਤਕ ਅਲਿਪਤ ਰਹਿ ਸਕਦੇ ਹਾਂ। ਪਰ ਸੱਚ ਤਾਂ ਇਹ ਹੈ ਕਿ ਅਸੀਂ ਜਾਣ-ਬੁੱਝ ਕੇ, ਖਾਹ-ਮਖਾਹ ਦੁਨੀਆਂ ਵਿਚ ਸਮਾਜ (society) ਦੇ ਦਾਇਰੇ, ਮਾਇਕੀ ਮਾਮਲੇ ਅਤੇ ਰੁਝੇਵੇਂ ਵਧਾਈ ਜਾਂਦੇ ਹਾਂ ਤੇ ਦੁਨੀਆਂ ਦੇ ਬੇਲੋੜੇ ਰੁਝੇਵਿਆਂ ਵਿਚ ਖਚਤ ਹੋ ਕੇ ਆਪਣਾ ਅਮੌਲਕ ਜੀਵਨ ਅਜਾਈਂ ਗਵਾ ਰਹੇ ਹਾਂ। ਜਗਿਆਸੂ ਲਈ ਜ਼ਰੂਰੀ ਹੈ ਕਿ ਆਪਣੇ ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਤੇ ਜਾਣ-ਪਛਾਣ ਦੇ ਦਾਇਰੇ ਨੂੰ ਸੀਮਤ ਕਰਕੇ ਮਨ ਦੇ ਮਾਇਕੀ ਰੁਝੇਵੇਂ ਘਟਾਵੇ। ਇਹਨਾਂ ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਦੀਆਂ ਸੰਹ-ਮਾਇਆ ਦੀਆਂ ਰੱਸੀਆਂ ਵਿੱਲੀਆਂ ਕਰਦੇ ਹੋਏ, ਇਨ੍ਹਾਂ ਤੋਂ ‘ਅਲਿਪਤ’ ਰਹਿਣ ਦੀ ਜਾਚ ਸਿੱਖੀਏ— ਵਰਨਾ ਸਾਡਾ ਮਨ ਇਹਨਾਂ ਦਾ ਹੀ ਨਿਸ਼ਾਨਾ (target) ਬਣਿਆ ਰਹੇਗਾ।

ਇਹੁ ਕੁਟਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ (ਪੰਨਾ-੬੦੨)

“ਕਬੀਰ ਹਮਰਾ ਕੋ ਨਹੀਂ ਹਮ ਕਿਸ ਹੂ ਕੇ ਨਾਹਿ” ਵਾਲਾ ਸਬਕ ਸਿੱਖ ਕੇ ਅਸੀਂ ਇਸ ਦੁਨੀਆਂ ਤੋਂ ਅਲਿਪਤ ਰਹਿ ਸਕਦੇ ਹਾਂ, ਨਹੀਂ ਤਾਂ ‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੇਹੁ’ ਵਾਲੀ ਸਾਡੀ ਦੁਰਗਤੀ ਹੋਵੇਗੀ।

2. ਕਿਤਾਬੀ ਕੁਸੰਗਤ — ਕਹਾਵਤ ਹੈ ਕਿ ਕਿਸੇ ਬੰਦੇ ਦਾ ਆਚਾਰ ਜਾਂਚਣ ਲਈ ਕਿਸੇ ਨੂੰ ਪੁੱਛਣ ਦੀ ਲੋੜ ਨਹੀਂ ਉਸ ਦੇ ਸਰ੍ਗਾਣੇ ਪਈਆਂ ਕਿਤਾਬਾਂ ਦੇਖ ਲਵੇ। ਉਨ੍ਹਾਂ ਕਿਤਾਬਾਂ ਤੋਂ ਜਾਹਿਰ ਹੋ ਜਾਵੇਗਾ ਕਿ ਉਸ ਦੀ ‘ਰੁਚੀ’ ਯਾ ਮਨ ਦੀ ‘ਰੰਗਤ’ ਕਿਹੋ ਜਿਹੀ ਹੈ।

ਜੇ ਕੋਈ ਕਿਤਾਬ ਦੂਜੀ ਵਾਰ ਪੜ੍ਹੀ ਜਾਵੇ ਤਾਂ ਪੱਕਾ ਸਬੂਤ ਹੋ ਜਾਂਦਾ ਹੈ ਕਿ ਉਸ ਦਾ ‘ਆਚਾਰ’ ਕਿਤਾਬਾਂ ਦੇ ਖਿਆਲਾਂ ਯਾ ਵਲਵਲਿਆਂ ਦੀ ‘ਰੰਗਤ’ ਵਾਲਾ ਹੈ, ਭਾਵੇਂ ਉਹੋ ਉਪਰੋਂ ਕਿਹੋ ਜਿਹਾ ਵੀ ਬਣਿਆ ਫਿਰੇ।

ਇਸੇ ਤਰ੍ਹਾਂ ਕੌਮਾਂ, ਦੇਸ਼ਾਂ ਅਤੇ ਵਿਸ਼ਵ ਦੇ ਆਚਾਰ ਅਤੇ ਇਖਲਾਕ ਦੀ ਬਾਬਤ ਪਰਖ ਕੀਤੀ ਜਾ ਸਕਦੀ ਹੈ। ਜਿਸ ਕੌਮ ਅਥਵਾ ਦੇਸ਼ ਵਿਚ ਜਿਹੋ ਜਿਹਾ ‘ਸਾਹਿਤ’ ਬਹੁਤਾ ਪੜ੍ਹਿਆ ਜਾਵੇ ਅਥਵਾ ਉਨ੍ਹਾਂ ਦੀ ਰੁਚੀ ਜਿਸ ਸਾਹਿਤ ਨੂੰ ਪੜ੍ਹਨ ਦੀ ਹੋਵੇ ਅਤੇ ਜਿਸ ਕਿਸਮ ਦਾ ਸਾਹਿਤ ਬਹੁਤ ‘ਪ੍ਰਚਲਤ’ ਹੋਵੇ — ਉਸ ਕੌਮ ਅਤੇ ਦੇਸ਼ ਦਾ ਆਚਾਰ ਅਤੇ ਸਮੁੱਚਾ ‘ਇਖਲਾਕ’ ਭੀ ਉਹੋ ਜਿਹਾ ਹੀ ਹੁੰਦਾ ਹੈ।

ਇਸ ਕਲਜੁਗੀ ਜਮਾਨੇ ਵਿਚ ਮਾਇਕੀ ਰੰਗਤ ਅਥਵਾ ਨੀਵੇਂ ਵਲਵਲਿਆਂ ਵਾਲਾ ਬੇਅੰਤ ਸਾਹਿਤ ਛਪਿਆ ਹੋਇਆ ਹੈ ਜਿਸ ਨੂੰ ਪੜ੍ਹ ਕੇ ਖਲਕਤ ਦੇ ਜੀਵ ਮਾਇਕੀ ਰੰਗਤ ਦੇ ਨੀਵੇਂ ਖਿਆਲਾਂ ਅਤੇ ਵਲਵਲਿਆਂ ਦੀ ਰੌੜ੍ਹ ਵਿਚ ਸਹਿਜ-ਸੁਭਾਇ ਰੁੜ੍ਹੇ ਜਾ ਰਹੇ ਹਨ।

ਤੀਨਿ ਭਵਨ ਮਹਿ ਏਕਾ ਮਾਇਆ ॥

ਮੁਰਖਿ ਪੜਿ ਪੜਿ ਦੂਜਾ ਭਾਉ ਦਿੜਾਇਆ ॥

(ਪੰਨਾ-੪੨੪)

ਇਹਨਾਂ ਲਿਖਤਾਂ ਦੀ 'ਸੰਗਤ' ਘਰ ਬੈਠਿਆਂ ਭੀ ਹੋ ਸਕਦੀ ਹੈ ਅਤੇ ਇਸ ਦਾ 'ਅਸਰ' ਭੀ ਦੇਰ ਤਾਈਂ ਰਹਿੰਦਾ ਹੈ। ਇਸ ਲਈ ਜਗਿਆਸੂਆਂ ਨੂੰ ਨੀਵੀਂਆਂ ਰੁਚੀਆਂ ਦੀ ਰੰਗਣ ਵਾਲੀਆਂ ਕਿਤਾਬਾਂ ਤੋਂ ਪਰਹੇਜ਼ ਕਰਨਾ ਯਾਂ 'ਅਲਿਪਤ' ਰਹਿਣਾ ਚਾਹੀਦਾ ਹੈ।

ਹੋਰੁ ਕੂੜ੍ਹ ਪੜਣਾ ਕੂੜ੍ਹ ਬੋਲਣਾ ਮਾਇਆ ਨਾਲਿ ਪਿਆਰੁ ॥

ਨਾਨਕ ਵਿਣੁ ਨਾਵੈ ਕੈ ਬਿਰੁ ਨਹੀਂ ਪੜਿ ਪੜਿ ਹੋਇ ਖੁਆਰੁ ॥ (ਪੰਨਾ-੮੪)

ਮੁਰਖ ਦੁਬਿਧਾ ਪੜ੍ਹਹਿ ਮੂਲ੍ਹ ਨ ਪਛਾਣਹਿ ਬਿਰਥਾ ਜਨਮੁ ਗਵਾਇਆ॥ (ਪੰ.-੧੧੩੩)

ਇਸ ਦੇ ਉਲਟ ਚੰਗੀਆਂ 'ਦੈਵੀ ਰੰਗਤ ਵਾਲੀਆਂ ਕਿਤਾਬਾਂ', ਹਰਿ ਗੁਣ, ਹਰਿ ਕਬਾ ਅਤੇ ਗੁਰਬਾਣੀ ਦਾ ਅਭਿਆਸ ਕਰਨਾ ਚਾਹੀਦਾ ਹੈ —

ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥

ਹਰਿ ਹਰਿ ਨਾਮ ਕਬਾ ਨਿਤ ਸੁਣੀਐ ॥

(ਪੰਨਾ-੯੫)

ਹਰਿ ਪੜ੍ਹ ਹਰਿ ਲਿਖੁ ਹਰਿ ਜਪਿ ਹਰਿ ਗਾਉ

ਹਰਿ ਭਉਜਲੁ ਪਾਰਿ ਉਤਾਰੀ ॥

(ਪੰਨਾ-੬੬੯)

3. **ਵਾਸਨਾ ਕੁਸੰਗਤ** — ਗੁਰਬਾਣੀ ਵਿਚ ਲਿਖਿਆ ਹੈ —

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥

ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥

(ਪੰਨਾ-੮੫੫)

ਪਾਣੀ ਦਾ ਸੁਭਾਉ ਹੈ 'ਸੰਗਤ' ਦਾ ਅਸਰ ਲੈਣਾ ਤੇ ਨਿਵਾਣ ਨੂੰ ਵਗਣਾ। ਏਸੇ ਤਰ੍ਹਾਂ ਮਨ ਦਾ ਸੁਭਾਉ ਕੁਸੰਗਤ ਦਾ ਅਸਰ ਲੈਣਾ ਤੇ ਨੀਵੀਂਆਂ ਰੁਚੀਆਂ ਵੱਲ ਰੁੜ੍ਹਨਾ ਹੈ। ਕਲਜੁਗ ਵਿਚ ਵਿਸ਼ੇ ਵਿਕਾਰਾਂ ਦੀਆਂ ਜ਼ਬਰਦਸਤ ਲਹਿਰਾਂ ਚੱਲ ਰਹੀਆਂ ਹਨ। ਇਸ ਲਈ ਸਾਡੇ ਕਮਜ਼ੋਰ ਮਨ ਇਨ੍ਹਾਂ ਨੀਵੇਂ ਵਿਸ਼ਿਆਂ ਦੀਆਂ ਲਹਿਰਾਂ ਤੋਂ ਬਚ ਯਾ ਅਲਿਪਤ ਨਹੀਂ ਰਹਿ ਸਕਦੇ। ਇਹਨਾਂ ਤੋਂ ਬਚਣ ਯਾ ਅਲਿਪਤ ਰਹਿਣ ਦਾ ਇਕ-ਇਕ ਸਾਧਨ ਹੈ —

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥ (ਪੰ.-੨੦੨)

4. **ਮੁਰਦਿਆਂ ਦੀ ਕੁਸੰਗਤ** — ਹਰ ਇਕ ਇਨਸਾਨ ਦੇ ਜੀਵਨ ਵਿਚ ਨਜ਼ਦੀਕੀ ਸੰਬੰਧੀਆਂ, ਜਿਹਾ ਕਿ — ਮਾਂ, ਬਾਪ, ਭੈਣ, ਭਰਾ, ਪਤੀ, ਪਤਨੀ, ਬੱਚਿਆਂ, ਮਿੱਤਰਾਂ ਆਦਿ ਦੀਆਂ ਮੌਤਾਂ ਹੁੰਦੀਆਂ ਰਹਿੰਦੀਆਂ ਹਨ। ਇਹਨਾਂ ਵਿਚੋਂ ਕੁਝ ਮੌਤਾਂ ਦਾ ਮਨ ਨੂੰ

ਅਤਿਅੰਤ ਦੁੱਖ ਤੇ ਸਦਮਾ ਹੁੰਦਾ ਹੈ। ਐਸੀਆਂ ਦੁਖਦਾਈ ਮੌਤਾਂ ਨੂੰ ਮੁੜ-ਮੁੜ ਕੇ ਯਾਦ ਕਰਕੇ ਉਹਨਾਂ ਦੇ ਮੋਹ ਵਿਚ ਅਤਿਅੰਤ ਦੁਖੀ ਹੁੰਦੇ ਰਹਿੰਦੇ ਹਨ।

ਦੂਜੇ ਲੁਝਾਂ ਵਿਚ ਐਸੇ ਮੋਹ-ਮਾਇਆ ਵਾਲੇ ਮੁਰਦਿਆਂ ਦੀਆਂ ਯਾਦਾਂ ਸਾਡੇ ਅਤਿਸ਼ਕਰਨ ਦੇ ਕਿਸੇ ਖਲ-ਬੂਜੇ ਵਿਚ ਵਸੀਆਂ ਹੋਈਆਂ ਹਨ, ਜਿਨ੍ਹਾਂ ਨੂੰ ਅਸੀਂ ਮੋਹ ਦੇ ਜਜ਼ਬਾਤ ਨਾਲ ਪਾਲਦੇ ਪੋਸਦੇ ਰਹਿੰਦੇ ਹਨ ਅਤੇ ਇਹਨਾਂ ਦੀ ਯਾਦ ਦੁਆਰਾ ‘ਕੁਸੰਗਤ’ ਕਰਕੇ ਦੁੱਖ-ਕਲੇਸ਼ ਭੋਗਦੇ ਹਨ।

ਅਸੀਂ ਮਰਿਆਂ ਹੋਇਆਂ ਨੂੰ ਯਾਦ ਕਰਕੇ ਉਹਨਾਂ ਦੇ ਅਉਗਣਾਂ ਦੀ ਚਰਚਾ ਭੀ ਕਰਦੇ ਰਹਿੰਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਮੁਰਦਿਆਂ ਦੀ ਕੁਸੰਗਤ ਹੀ ਨਹੀਂ ਕਰਦੇ ਬਲਕਿ ਉਹਨਾਂ ਦੇ ਅਉਗਣਾਂ ਨੂੰ ਭੀ ਗ੍ਰਹਿਣ ਕਰਦੇ ਹਨ ਤੇ ਆਪਣਾ ਮਨ ਮੈਲਾ ਕਰਦੇ ਹਨ।

ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਮਰਿਆਂ ਹੋਇਆਂ ਨੂੰ ਭੁਲਾ ਦੇਈਏ ਤਾਂ ਹੀ ਅਸੀਂ ਮੁਰਦਿਆਂ ਦੀ ਕੁਸੰਗਤ ਤੋਂ ‘ਅਲਿਪਤ’ ਰਹਿ ਸਕਦੇ ਹਾਂ।

ਮੂਢੇ ਕਉ ਰੋਵਹਿ ਕਿਸਹਿ ਸੁਣਾਵਹਿ

ਭੈ ਸਾਗਰ ਅਸਰਾਲਿ ਪਇਆ ॥

(ਪੰਨਾ-੯੦੬)

5. ਖਿਆਲੀ ਮਾਨਸਿਕ ਕੁਸੰਗਤ — ਖਿਆਲੀ ਕੁਸੰਗਤ (thoughts) ਸ਼ਬਦੀ ਯਾ ਕਿਤਾਬੀ ਕੁਸੰਗਤ ਨਾਲੋਂ ਭੀ ਜ਼ਿਆਦਾ ਹਾਨੀਕਾਰਕ ਅਤੇ ਛੂੰਘੇ ਅਸਰ ਵਾਲੀ ਕੁਸੰਗਤ ਹੈ। ਇਸ ਲਈ ਇਸ ਵਿਸ਼ੇ ਤੇ ਛੂੰਘੀ ਵਿਚਾਰ ਕਰਨ ਦੀ ਲੋੜ ਹੈ।

ਸ਼ਬਦੀ ਕੁਸੰਗਤ ਤੇ ਕਿਤਾਬੀ ਕੁਸੰਗਤ ਤੋਂ ਤਾਂ ਕਿਸੇ ਤਰ੍ਹਾਂ ਬਚ ਸਕਦੇ ਹਨ ਜਿਸ ਤਰ੍ਹਾਂ ਕਿ ‘ਤਿਆਗੀ ਸਾਧ’ ਯਾ ‘ਅਨਪੜ੍ਹ ਲੋਕ’। ਪਰ ਖਿਆਲੀ ਕੁਸੰਗਤ ਤੋਂ ਬਚਣਾ ਅਤਿਅੰਤ ਕਠਿਨ ਹੈ।

ਮਨ ਅਤਿ ਸੁਖਮ ਤੇ ਪਾਰੇ ਦੀ ਤਰ੍ਹਾਂ ਚਲਾਏਮਾਨ ਹੈ — ਇਹ ਇਕ ਛਿਨ ਲਈ ਭੀ ਨਹੀਂ ਟਿਕਦਾ। ਕਿਸੇ ਸਰੀਰਕ ਰੁਝੇਵੇਂ ਤੋਂ ਬਗੈਰ ਭੀ ਇਹ ਮਨ ‘ਖਿਆਲਾਂ’ ਵਿਚ ਆਪਣੀਆਂ ‘ਰੁਚੀਆਂ’ ਅਨੁਸਾਰ ਰੁਝਿਆ ਤੇ ਗਲਤਾਨ ਰਹਿੰਦਾ ਹੈ। ਇਸ ਤਰ੍ਹਾਂ ਅਸੀਂ ਹਮੇਸ਼ਾਂ ਨੀਵੀਆਂ ਰੁਚੀਆਂ ਅਨੁਸਾਰ ‘ਖਾਹ ਮਖਾਹ’ ਦੁਨੀਆਂ ਵਿਚ ਲਿਪਾਏ-ਮਾਨ ਰਹਿੰਦੇ ਹਾਂ।

ਖਿਆਲਾਂ ਦੀਆਂ ਦੋ ਤੈਹਾਂ ਹਨ —

1. ਉਪਰਲੇ ਮਨ ਦੇ ਖਿਆਲ (superfluous thoughts) ਹਨ, ਜਿਹੜੇ ਆਉਂਦੇ ਤੇ ਜਾਂਦੇ ਰਹਿੰਦੇ ਹਨ।

2. ਉਹ ਖਿਆਲ ਹਨ ਜਿਨ੍ਹਾਂ ਨੂੰ ਅਸੀਂ ਮੁੜ-ਮੁੜ ਯਾਦ ਕਰਕੇ ਅਤੇ ਘੋਟ-ਘੋਟ ਕੇ ਆਪਣੇ ਮਨ ਦੀਆਂ ਹੇਠਲੀਆਂ ਤੈਹਾਂ ਵਿਚ ਜਮ੍ਹਾਂ ਕਰ ਲੈਂਦੇ ਹਾਂ ਤੇ ਉਨ੍ਹਾਂ ਖਿਆਲਾਂ ਦੀ ਸਾਡੇ ਮਨ ਵਿਚ ‘ਮਿਸਲ’ ਬਣ ਜਾਂਦੀ ਹੈ।

ਉਦਾਹਰਣ ਦੇ ਤੌਰ ਤੇ ਜੇ ਕਿਸੇ ਨੇ ਸਾਡੇ ਨਾਲ ਬੁਰਾ ਕੀਤਾ ਯਾ ਕੋਈ ਮਿਹਣਾ ਮਾਰਿਆ ਤਾਂ ਅਸੀਂ ਉਸ 'ਮਿਹਣੇ' ਨੂੰ ਯਾ ਉਸ ਵਿਰੋਧੀ ਗੱਲ ਨੂੰ ਮੁੜ-ਮੁੜ ਯਾਦ ਕਰਕੇ ਆਪਣੇ ਮਨ ਉਪਰ ਉਸ 'ਰੋਸ' ਨੂੰ ਹੋਰ ਡੂੰਘਾ ਉੱਕਰੀ ਜਾਂਦੇ ਹਾਂ। ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਜਦੋਂ ਭੀ ਉਹ ਮਿਹਣੇ ਮਾਰਨ ਵਾਲਾ ਯਾ ਸਾਡਾ ਵਿਰੋਧੀ ਸਾਨੂੰ ਯਾਦ ਆ ਜਾਵੇ ਤਾਂ ਉਸ ਤੀਖਣ 'ਰੋਸ' ਦਾ ਸਾਡੇ ਮਨ ਤੇ ਅਤਿ ਡੂੰਘਾ ਤੇ ਦੁਖਦਾਈ ਅਸਰ ਹੁੰਦਾ ਹੈ ਤੇ ਸਾਡਾ ਮਨ ਈਰਖਾ, ਦਵੈਤ, ਨਫਰਤ ਤੋਂ ਕਰੋਧ ਦੀ ਅੱਗ ਵਿਚ ਸੜਦਾ-ਬਲਦਾ ਹੈ। ਇਸ ਤਰ੍ਹਾਂ ਹਰ ਵਾਗੀ ਜਦੋਂ ਉਸ 'ਮਿਸਲ' ਨੂੰ ਫਰੋਲਦੇ ਹਾਂ ਤਾਂ ਸਾਡੇ ਮਨ ਤੇ ਉਸ ਦੀ ਰੰਗਤ ਹੋਰ ਗੁੜ੍ਹੀ ਤੇ ਡੂੰਘੀ ਹੁੰਦੀ ਜਾਂਦੀ ਹੈ। ਸਮਾਂ ਪਾ ਕੇ ਇਹ 'ਰੋਸ' ਸਾਡੇ ਅਤਿਸ਼ਕਰਨ ਵਿਚ ਉਤਰ ਜਾਂਦੇ ਹਨ। ਭਾਵੇਂ ਉਸ 'ਰੋਸ' ਦਾ 'ਕਰਤਾ' ਦੂਰ ਭੀ ਹੋਵੇ, ਤਾਂ ਵੀ ਅਚਾਨਕ ਉਸ 'ਰੋਸ' ਦੀ ਯਾਦ ਯਾ ਖਿਆਲ ਆਉਣ ਨਾਲ ਹੀ ਸਾਡੇ ਮਨ ਉਤੇ ਅਤਿਅੰਤ ਭੈੜਾ ਅਸਰ ਹੁੰਦਾ ਹੈ। ਜਿਸ ਨਾਲ ਅਸੀਂ ਨਫਰਤ, ਕ੍ਰੋਧ, ਈਰਖਾ ਦਵੈਤ ਵਿਚ ਸੜਦੇ-ਬਲਦੇ-ਚਿੜਦੇ-ਕੁੜਦੇ ਹੋਏ ਮਨ ਤੇ ਮੈਲ ਲਾਈ ਜਾਂਦੇ ਹਾਂ ਤੇ ਦੂਖੀ ਹੁੰਦੇ ਰਹਿੰਦੇ ਹਾਂ।

ਦੁਖਦਾਈ ਗੱਲ ਇਹ ਹੈ ਕਿ ਇਹੋ ਜਿਹੇ 'ਰੋਸੇ' ਤੇ 'ਮਿਸਲਾਂ' ਇਕ-ਦੋ ਨਹੀਂ, ਬਲਕਿ ਅਨੇਕਾਂ ਹੀ ਆਪਣੇ ਹਿਰਦੇ ਵਿਚ ਜਮ੍ਹਾਂ ਕੀਤੀਆਂ ਹੋਈਆਂ ਹਨ। ਜਦੋਂ ਵੀ ਸਾਡਾ ਮਨ ਉਪਰੋਂ ਰੁਝੇਵਿਆਂ ਤੋਂ ਵਿਹਲਾ ਹੁੰਦਾ ਹੈ ਤਾਂ ਉਦੋਂ ਹੀ ਇਹਨਾਂ ਡੂੰਘੇ ਰੋਸੇ, ਗਿਲਿਆਂ, ਸ਼ਿਕਾਇਤਾਂ ਦੀ ਮੈਲ ਦੀ 'ਹਵਾੜ' ਅੰਦਰੋਂ ਉਪੜ੍ਹ ਆਉਂਦੀ ਹੈ ਤੇ ਸਾਡੇ ਮਨ ਨੂੰ ਸਾੜ ਜਾਂਦੀ ਹੈ। ਇਥੇ ਨੁਕਤੇ ਵਾਲੀ ਗੱਲ ਇਹ ਹੈ ਕਿ ਇਹ ਸ਼ਖਸੀ ਸੰਗਤ ਤੋਂ ਦੂਰ ਹੋਣ ਦੇ ਬਾਵਜੂਦ ਸਿਰਫ਼ 'ਖਿਆਲੀ ਸੰਗਤ' ਦਾ ਨਤੀਜਾ ਹੈ।

ਸ਼ਖਸੀ ਕੁਸੰਗਤ ਨਾਲੋਂ ਖਿਆਲੀ ਕੁਸੰਗਤ ਅਤਿਅੰਤ ਦੁਖਦਾਈ, ਖਤਰਨਾਕ, ਬਿਖਮ ਅਤੇ ਡੂੰਘੇ ਅਸਰ ਵਾਲੀ ਹੈ ਅਤੇ ਅਲਿਪਤ ਰਹਿਣ ਦੇ ਬਿਲਕੁਲ ਉਲਟ ਹੈ। ਪਰ ਅਸੀਂ ਇਸੇ ਖਿਆਲੀ ਮਾਨਸਿਕ ਕੁਸੰਗਤ ਵਿਚ ਚੰਗੀ ਤਰ੍ਹਾਂ ਗਲਤਾਨ ਹੋ ਕੇ ਨਿੱਘਰਦੇ ਜਾਂਦੇ ਹਾਂ। ਜਿਸ ਕਾਰਨ ਸਾਡੇ ਵਿਚ ਦੈਵੀ ਗੁਣਾਂ ਦੀ ਧਾਰਮਿਕ ਰੁਚੀ ਬਿਲਕੁਲ ਉਪਜਦੀ ਹੀ ਨਹੀਂ ਯਾ ਓਪਰੀ ਜਿਹੀ ਹੀ ਹੁੰਦੀ ਹੈ। ਇਸ ਦੁਰਦਸ਼ਾ ਤੋਂ ਬਚਣ ਦਾ ਇਕੋ ਤੇ ਸਿਰਫ਼ ਇਕ ਇਹੀ ਇਲਾਜ ਹੈ ਕਿ ਜਦੋਂ ਭੀ ਕੋਈ ਰੋਸੇ, ਗਿਲੇ, ਮਿਹਣੇ, ਸ਼ਿਕਾਇਤਾਂ ਮਨ ਵਿਚ ਉਪਜਣ ਤਾਂ ਉਨ੍ਹਾਂ ਨੂੰ ਉਸੇ ਵੇਲੇ ਹੀ 'ਹੋਉ' ਯਾ 'ਕੋਈ ਨਾ' ਕਹਿ ਕੇ ਭੁਲਾਉਣ ਦਾ ਜਤਨ ਕਰੀਏ ਤੇ ਫੇਰ ਮੁੜ-ਮੁੜ ਕੇ ਯਾਦ ਨਾ ਕਰੀਏ। ਕਿਉਂਕਿ ਜਿੰਨੀ ਵਾਗੀ ਕਿਸੇ ਖਿਆਲ ਨੂੰ ਯਾਦ ਕੀਤਾ ਜਾਵੇ ਤਾਂ ਉਹ ਖਿਆਲ ਸਾਡੇ ਹਿਰਦੇ ਤੇ ਚੜ੍ਹ ਕੇ ਗਹਿਰਾ ਉਕਰਿਆ ਜਾਂਦਾ ਹੈ ਤੇ ਫੇਰ ਉਸ ਖਿਆਲ ਨੂੰ ਮੇਟਣਾ, ਉਸ ਤੋਂ ਬਚਣਾ ਯਾ ਅਲਿਪਤ ਰਹਿਣਾ ਕਠਿਨ ਹੋ ਜਾਂਦਾ ਹੈ।

ਨੀਵੇਂ ਖਿਆਲਾਂ ਦੀ ਰੰਗਤ ਤੋਂ ਬਚਣ ਅਥਵਾ ਅਲਿਪਤ ਰਹਿਣ ਵਿਚ ਸਹਾਇਕ ਦੈਵੀ ਗੁਣਾਂ ਨੂੰ ਗ੍ਰਹਿਣ ਕਰਨ ਦੀ ਇਉਂ ਤਾਕੀਦ ਕੀਤੀ ਗਈ ਹੈ —

‘ਰੋਸ ਨ ਕਾਹੂ ਸੰਗ ਕਰਹੁ’
‘ਪਰ ਕਾ ਬੁਰਾ ਨ ਰਾਖਹੁ ਚੀਤ’

‘ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹੰਢਾਇ’
 ‘ਪਰਨਿੰਦਾ ਸੁਣਿ ਆਪੁ ਹਟਾਵੈ’
 ‘ਸਾਝ ਕਰੀਜੈ ਗੁਣਹ ਕੇਰੀ ਡੋਡਿ ਅਵਗਣ ਚਲੀਐ’
 ‘ਦਯਾ ਛਿਮਾ ਤਨ ਪ੍ਰੀਤਿ’
 ‘ਨਿੰਦਾ ਭਲੀ ਕਿਸੈ ਕੀ ਨਾਹੀ’
 ਵੇਖ ਕੇ ਅਣਡਿਠ ਕਰਨਾ
 ਸੁਣ ਕੇ ਅਣਸੁਣਾ ਕਰਨਾ।

‘ਗੁਰਮੁਖਤਾ’ ਤੇ ‘ਅਲਿਪਤਤਾ’ ਇਕ ਦੂਜੇ ਦੇ ਪੇਰਕ, ਸਹਾਇਕ ਤੇ ਅਨਿਖੜਵੇਂ ਅੰਗ ਹਨ। ਅਲਿਪਤ ਰਹੇ ਬਗੈਰ ਗੁਰਮੁਖ ਨਹੀਂ ਬਣ ਸਕਦੇ ਤੇ ਗੁਰਮੁਖ ਬਣ ਕੇ ਫਿਰ ਸਹਿਜ ਸੁਭਾ ਹੀ ਅਲਿਪਤ ਰਿਹਾ ਜਾਂਦਾ ਹੈ। ਪਹਿਲਾਂ ਗੁਰਮੁਖ ਬਣਨਾ ਹੈ ਤੇ ਗੁਰਮੁਖ ਬਣਨ ਲਈ ਅਲਿਪਤ ਰਹਿਣਾ ਜ਼ਰੂਰੀ ਹੀ ਨਹੀਂ ਬਲਕਿ ਲਾਜ਼ਮੀ ਹੈ।

ਗੁਰਮੁਖਿ ਹੋਇ ਸੁ ਅਲਿਪਤੋ ਵਰਤੈ

ਓਸ ਦਾ ਪਾਸੁ ਡੱਡਿ ਗੁਰ ਪਾਸਿ ਬਹਿ ਜਾਇਆ ॥ (ਪੰਨਾ-੩੦੩)

ਗੁਰਮੁਖਿ ਹੋਇ ਸੁ ਕਰੈ ਵੀਚਾਰੁ ਓਸੁ ਅਲਿਪਤੋ ਰਹਣਾ ॥ (ਪੰਨਾ-੯੫੩)

ਗੁਰਸਿਖ ਜੋਗੀ ਜਾਗਦੇ ਮਾਇਆ ਅੰਦਰਿ ਕਰਨਿ ਉਦਾਸੀ ।

(ਵਾ. ਭਾ. ਗੁ. ੨੯/੧੫)

ਗੁਰਮੁਖਿ ਸਚੁ ਅਲਿਪਤੁ ਹੈ ਕੂੜਹੁ ਲੇਪੁ ਨ ਲਗੈ ਭਾਈ ।

ਚੰਦਨ ਸਪੀਂ ਵੇਡਿਆ ਚੜ੍ਹੈ ਨ ਵਿਸੁ ਨ ਵਾਸੁ ਘਟਾਈ । (ਵਾ. ਭਾ. ਗੁ. ੩੦/੧੮)

ਗੁਰਮੁਖ ਉਹ ਹੈ, ਜਿਸ ਦੇ ਮਨ ਦਾ ਰੁਖ ਗੁਰੂ ਵੱਲ ਹੋਵੇ ਯਾਨੀ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੇ ਹੁਕਮ ਵਿਚ, ਗੁਰੂ ਦੇ ਪਿਆਰ ਵਿਚ, ਗੁਰੂ ਦੇ ਪ੍ਰਾਇਣ ਹੋ ਕੇ ਗੁਰੂ ਦੇ ਨਾਮ ਰੰਗਣ ਵਿਚ ਰੰਗਿਆ ਹੋਵੇ ਅਤੇ ਗੁਰੂ ਉਪਦੇਸ਼ਾਂ ਦੀ ਸੇਧ ਲੈ ਕੇ ਦੈਵੀ ਆਤਮਿਕ ਜੀਵਨ ਜੀਵੇ।

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

ਹੋਵੈ ਤ ਸਨਮੁਖੁ ਸਿਖੁ ਕੌਈ ਜੀਅਹੁ ਰਹੈ ਗੁਰ ਨਾਲੇ ॥

ਗੁਰ ਕੇ ਚਰਨ ਹਿਰਦੈ ਧਿਆਏ ਅੰਦਰ ਆਤਮੈ ਸਮਾਲੇ ॥

ਆਪੁ ਡੱਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

ਕਹੈ ਨਾਨਕ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥ (ਪੰਨਾ-੯੧੯)

ਗੁਰਬਾਣੀ ਵਿਚ ‘ਮਿਲੁ ਸਾਧ ਸੰਗਤਿ ਭਜੁ ਕੇਵਲ ਨਾਮ’ ਬਹੁਤ ਹੀ ਕਮਾਲ ਦੀ ਜੁਗਤੀ ਦਸੀ ਹੈ। ਸਾਧ ਸੰਗਤ ਰੂਪੀ ‘ਵਾੜ’ ਅੰਦਰ ਰਹਿੰਦਿਆਂ ਹੋਇਆਂ ਅਸੀਂ ਮਾਇਆ ਦੀ ਕੁਸੰਗਤ ਦੇ ਅਸਰਾਂ ਤੋਂ ਬਚ ਸਕਦੇ ਹਾਂ ਯਾ ਅਲਿਪਤ ਰਹਿ ਸਕਦੇ ਹਾਂ ਅਤੇ ‘ਨਾਮ-ਸਿਮਰਨ’ ਹੋ ਸਕਦਾ ਹੈ।

ਸਾਧ ਕੈ ਸੰਗਿ ਮਾਇਆ ਤੇ ਭਿੰਨ ॥

(ਪੰਨਾ-੨੨੧)

ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥

(ਪੰਨਾ-(੨੬੨)

ਅਸਲ ਵਿਚ ਸਾਨੂੰ ਆਪਣੇ ਮਨ ਦੀ ਅਸਲੀ ਹਾਲਤ ਯਾ ਦੁਰਦਸ਼ਾ ਦਾ ਸਹੀ ਗਿਆਨ ਹੀ ਨਹੀਂ ਹੈ। ਕਿਉਂਕਿ ਅਸੀਂ ਆਪਣੇ ਮਨ ਦੀ ਅਸਲੀ ਅਧੋਗਤੀ ਤੋਂ ਬਿਲਕੁਲ ਬੇਪ੍ਰਵਾਹ ਤੇ ਅਨਜਾਣੁ ਹਾਂ ਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੀ ਨਹੀਂ ਭਾਸਦੀ ਤੇ ਜਾਣ-ਬੁੱਝ ਕੇ ਅਵੇਸਲੇ ਯਾ ਮਚਲੇ ਹੋ ਕੇ ਆਪਣੀਆਂ ਆਦਤਾਂ ਤੇ ਸੰਸਕਾਰਾਂ ਦੇ ਵਹਿਣ ਵਿਚ ਅੰਨੇਵਾਹ ਰੁੜੀ ਜਾ ਰਹੇ ਹਾਂ। ਅਨੋਖੀ ਗੱਲ ਤਾਂ ਇਹ ਹੈ ਕਿ ਜਿਥੇ ਆਪ ਤਾਂ ਅਸੀਂ ਅਗਿਆਨਤਾ ਵਿਚ ‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ’, ਵਿੱਚ ਰੁੜ੍ਹ ਰਹੇ ਹਾਂ-ਉਥੇ ਦੂਜਿਆਂ ਤੇ ਨੁਕਤਾਚੀਨੀ ਤੇ ਦੁਸ਼ਣ ਲਾਉਣ ਲਈ ਤਿਆਰ-ਬਰ-ਤਿਆਰ ਤੇ ਕਾਹਲੇ ਹੋਏ ਰਹਿੰਦੇ ਹਾਂ। ਆਪਣੀ ਹਉਮੈ ਤੇ ਅਕਲ ਦੇ ‘ਸਿੰਗ’ ਤਿੱਖੇ ਕਰਕੇ ਦੂਜਿਆਂ ਨਾਲ ਖਹਿੰਦੇ ਰਹਿੰਦੇ ਹਾਂ ਤੇ ਇਸ ਵਿਚ ਅਪਣੀ ਵਡਿਆਈ ਤੇ ਮਾਣ ਸਮਝਦੇ ਹਾਂ। ਐਸੀ ਮਾਨਸਿਕ ਗਿਲਾਨੀ ਵਿਚ ਗਲਤਾਨ ਰਹਿਣਾ ਅਲਿਪਤ ਰਹਿਣ ਦੇ ਸਬਕ ਦੇ ਐਨ ‘ਉਲਟ’ ਹੈ।

ਸਾਡੀ ਮਾਨਸਿਕ ਦੁਨੀਆਂ ਵਿਚ ਇਕ ਹੋਰ ਭੀ ਭੈੜਾ ਨੁਕਸ ਇਹ ਹੈ ਕਿ ਅਸੀਂ ਸਾਰੇ ਖਾਹਮਖਾਹ, ਫਜ਼ੂਲ, ਬੇਲੋੜੀਆਂ ਗੱਲਾਂ ਵਿਚ ਆਪਣਾ ਕੀਮਤੀ ਵਕਤ ਵਿਅਰਥ ਗਵਾਈ ਜਾ ਰਹੇ ਹਾਂ। ਜਿਥੇ ਆਦਮੀ ਕਾਰੋਬਾਰੀ, ਰਾਜਸੀ ਤੇ ਭਾਈਚਾਰਕ ਮਾਮਲਿਆਂ ਵਿਚ ਅਜਾਈਂ ਬਹਿਸ ਕਰਕੇ ਵਕਤ ਬਰਬਾਦ ਕਰਦੇ ਹਨ, ਉਥੇ ਜਨਾਨੀਆਂ ਖਾਣ-ਪੀਣ, ਕਪੜੇ, ਗਹਿਣੇ ਬੱਚਿਆਂ ਤੇ ਸੰਬੰਧੀਆਂ ਦੀਆਂ ਗੱਲਾਂ ਯਾ ਨਿੰਦਿਆ-ਚੁਗਲੀ ਵਿਚ ਗਲਤਾਨ ਰਹਿੰਦੀਆਂ ਹਨ। ਇਸ ਤਰ੍ਹਾਂ ਕਿਸੇ ਨੂੰ ਅਲਿਪਤ ਰਹਿਣ ਦੇ ਸਬਕ ਦੀ ਸੋਝੀ ਹੀ ਨਹੀਂ। ਇਸੇ ਕਾਰਨ ਅਸੀਂ ਧਰਮ ਦੇ ਦੈਵੀ ਗੁਣਾਂ ਤੋਂ ਦੂਰ ਤੇ ਵਾਡੇ ਜਾ ਰਹੇ ਹਾਂ।

ਜੇ ਕਿਸੇ ਨੇ ਸ਼ਹਿਰਾਂ ਵਿਚ ਸੱਟੇ ਦਾ ਬਜ਼ਾਰ ਦੇਖਿਆ ਹੋਵੇ ਤਾਂ ਉਨ੍ਹਾਂ ਨੂੰ ਪਤਾ ਹੋਵੇਗਾ ਕਿ ਉਥੇ ਬੇਅੰਤ ਵਪਾਰੀਆਂ ਦਾ ਇਕੱਠ ਹੁੰਦਾ ਹੈ ਤੇ ਉਹ ਉੱਚੀ-ਉੱਚੀ ਬੱਲੀਆਂ ਦਿੰਦੇ ਹਨ — ਜਿਸ ਕਾਰਨ ਉਥੇ ਰੋਲ-ਘੱਚੇਲਾ ਪਿਆ ਰਹਿੰਦਾ ਹੈ।

ਐਨ ਏਸੇ ਤਰ੍ਹਾਂ ਸਾਡੇ ਮਨ ਰੂਪੀ ਸੱਟੇ ਦੇ ‘ਬਾਜ਼ਾਰ’ ਵਿਚ ਕਈ ਕਿਸਮ ਦੇ ਸ਼ਬਸੀ ਯਾ ਖਿਆਲੀ, ਮਾਇਕੀ ਵਪਾਰੀਆਂ ਨੇ ਦਿਨ-ਰਾਤ ‘ਭੜਕੁ’ ਮਚਾਇਆ ਹੋਇਆ ਹੈ, ਜਿਸ ਕਾਰਨ ਸਾਡਾ ਮਨ ਇਕ ਖਿਨ ਲਈ ਭੀ ਨਹੀਂ ਟਿਕਦਾ। ਇਹ ਓਪਰੀ, ਖਿਆਲੀ ਫਜ਼ੂਲ ਦੁਨੀਆਂ ਅਸੀਂ ਆਪਣੇ ਆਪ ਮਨ ਵਿਚ ਵਸਾਈ ਹੋਈ ਹੈ ਤੇ ਇਸ ਆਪੂਰ੍ਵ ਸਹੇਡੀ ਖਿਆਲੀ, ਬੇਲੋੜੀ, ਦੁਖਦਾਈ ਦੁਨੀਆਂ ਨਾਲ ਹੀ ਸਾਡਾ ਮਨ ਹਰ ਵੇਲੇ ਗਲਤਾਨ ਹੋਇਆ ਰਹਿੰਦਾ ਹੈ ਤੇ ਅਸੀਂ ਅਮੋਲਕ ਜੀਵਨ ਨੂੰ ‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ’ ਅਨੁਸਾਰ ਅਜਾਈਂ ਗਵਾ ਰਹੇ ਹਾਂ।

ਬਾਹਰਲੇ ਵੈਰੀਆਂ ਤੋਂ ਤਾਂ ਬਚਾਓ ਹੋ ਸਕਦਾ ਹੈ, ਪਰ ਬੁੱਕਲ ਵਿਚ ਰਹਿੰਦੇ ਵੈਰੀਆਂ ਤੋਂ ਬਚਣ ਦਾ ਕੋਈ ਸਾਧਨ ਨਹੀਂ ਹੈ। ਅੰਦਰਲੇ ਵੈਰੀਆਂ ਦੇ ਗੁੱਝੇ ਵਾਰਾਂ ਤੋਂ ਤਾਂ ਅਸੀਂ ਹਮੇਸ਼ਾਂ ਹੀ ਮਾਰ ਖਾਂਦੇ ਰਹਿੰਦੇ ਹਾਂ।

ਇਸ ਤਰ੍ਹਾਂ ਸਾਡੀ ਅੰਦਰਲੀ ਆਪੁੰ ਵਸਾਈ ਤੇ ਪਾਲੀ ਹੋਈ ਖਿਆਲੀ ਦੁਨੀਆਂ ਦੇ ਅਜਾਈਂ ਰੁਝੇਵਿਆਂ ਦੇ ਭੜਥੂ ਵਿਚ ਅਤਿ ਦੁਖੀ ਹੋ ਕੇ ਨਰਕ ਮਈ ਜੀਵਨ ਭੁਗਤ ਰਹੇ ਹਾਂ। 'ਸ਼ਾਂਤ' ਅਤੇ 'ਅਲਿਪਤ' ਰਹਿਣਾ ਤਾਂ ਕਿਸੇ ਨੂੰ ਚੇਤੇ ਹੀ ਨਹੀਂ ਆਉਂਦਾ ਤੇ ਨਾ ਹੀ ਇਸ ਦੀ ਲੋੜ ਪ੍ਰਤੀਤ ਹੁੰਦੀ ਹੈ।

ਇਸ ਵਿਸ਼ੇ ਤੇ ਗੁਰਬਾਣੀ ਇਉਂ ਉਪਦੇਸ਼ ਦਿੰਦੀ ਹੈ —

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

(ਪੰਨਾ-੯੪੬)

ਚਿੰਤਤ ਹੀ ਦੀਸੈ ਸਭੁ ਕੋਇ ॥

ਚੇਤਹਿ ਏਕੁ ਤਹੀ ਸੁਖੁ ਹੋਇ ॥

(ਪੰਨਾ-੯੩੨)

ਅਸੀਂ ਇਨ੍ਹਾਂ ਉਪਦੇਸ਼ਾਂ ਤੋਂ ਇਲਾਵਾ ਬਾਕੀ ਸਾਰੀ ਬਾਣੀ ਨੂੰ ਭੀ ਓਪਰੇ ਜਿਹੇ ਮਨ ਨਾਲ ਪੜ੍ਹ-ਸੁਣ ਛਡਦੇ ਹਾਂ, ਪਰ ਇਨ੍ਹਾਂ ਦੇ ਅੰਤ੍ਰੀਵ ਭਾਵਾਂ ਵੱਲ ਧਿਆਨ ਤਾਂ ਕੀ ਦੇਣਾ ਸੀ, ਧਿਆਨ ਦੇਣ ਦੀ ਲੋੜ ਹੀ ਪ੍ਰਤੀਤ ਨਹੀਂ ਕਰਦੇ — ਕਮਾਉਣ ਦਾ ਖਿਆਲ ਭੀ ਨਹੀਂ ਆਉਂਦਾ।

ਸਾਡਾ ਮਨ ਦਿਨ-ਰਾਤ 'ਅਨੇਕ-ਚਿੰਤਨ' ਵਿਚ ਰੁਝਿਆ ਰਹਿੰਦਾ ਹੈ, ਪਰ ਗੁਰਬਾਣੀ ਦਾ ਸਾਫ਼ ਹੁਕਮ ਹੈ ਕਿ 'ਚੇਤਹਿ ਏਕ' ਯਾਨੀ 'ਇਕ ਚਿੰਤਨ' ਵਿਚ ਮਨ ਲਾਈ ਰਖਣਾ ਹੈ।

ਸਾਡੇ ਹਉਮੇ ਵੇੜੇ ਮਨ ਨੂੰ ਗੁਰੂ, ਸਾਹਿਬਾਂ ਨੇ 'ਸੇਖਾ ਚਉਚਕਿਆ ਚਉਵਾਇਆ' ਦੇ ਛੁੰਘੇ ਕਟਾਖ ਭਰੇ ਸ਼ਬਦਾਂ ਨਾਲ ਸੰਬੋਧਨ ਕਰਕੇ ਤਾਜ਼ਨਾ ਕੀਤੀ ਹੈ ਕਿ ਅਨੇਕਾਂ ਰੁਝੇਵਿਆਂ ਵਿਚ ਗਲਤਾਨ ਹੋ ਕੇ ਕੁਸੰਗਤ ਕਰਨ ਦੀ ਬਜਾਏ, 'ਇਕਤੁ ਘਰਿ ਆਣਿ' ਦੀ ਸਿਖਿਆ ਲਵੇ। ਯਾਨੀ ਇਕ 'ਨਾਮ' ਦੇ ਘਰ ਵਾਸਾ ਕਰੇ। ਇਹ ਤਾਂ ਹੀ ਹੋ ਸਕਦਾ ਹੈ ਜਦ ਅਸੀਂ 'ਅਲਿਪਤ' ਰਹਣਿ ਦਾ ਸਬਕ ਸਿਖ ਕੇ ਆਪਣੀ ਅਲਪ ਬੁੱਧੀ ਦੀ ਏਹੜ-ਤੇਹੜ ਦੀ ਸਿਆਣਪ ਛੱਡ ਕੇ ਗੁਰੂ ਦਾ 'ਪਰਮ ਤੱਤ ਰੂਪ ਸ਼ਬਦ' ਪਛਾਣੀਏ।

ਸਰਦੀਆਂ ਵਿਚ ਆਪਾਂ ਠੰਢ ਤੋਂ ਬਚਣ ਲਈ, ਗਰਮ ਕਪੜੇ ਤੇ ਰਜਾਈਆਂ ਆਦਿ ਦੀ ਵਰਤੋਂ ਕਰਦੇ ਹਾਂ। ਕਈ ਵਾਰੀ ਆਪਾਂ ਇਸ ਗੱਲ ਨੂੰ ਦੇਖਿਆ ਹੋਵੇਗਾ ਕਿ ਸੌਣ ਲਗਿਆਂ ਜੇ ਕਿਸੇ ਪਾਸਿਉਂ ਵੀ ਰਜਾਈ ਦਾ ਪੱਲਾ ਚੁਕਿਆ ਜਾਵੇ ਤਾਂ ਉਥੋਂ ਹੀ ਠੰਡ ਲਗਣ ਲਗ ਪੈਂਦੀ ਹੈ ਤੇ ਫਿਰ ਸਾਰਿਆਂ ਪਾਸਿਆਂ ਤੋਂ ਰਜਾਈ ਨੂੰ ਹੇਠਾਂ ਦੱਬ ਲੈਂਦੇ ਹਾਂ ਤਾਂ ਕਿ ਠੰਡ ਅੰਦਰ ਨਾ ਆ ਸਕੇ ਤੇ ਰਜਾਈ ਦਾ ਨਿੱਘ ਅੰਦਰ ਕਾਇਮ ਰਹੇ। ਇਸੇ ਕਰਕੇ ਹੀ ਸਰਦੀਆਂ ਵਿਚ ਮਹਿੰਗੇ ਗਰਮ ਕਪੜੇ ਖਰੀਦਦੇ ਹਾਂ। ਪਰ ਜੇਕਰ ਗੁਰੂ ਕਰਕੇ ਘੋਖਿਆ ਜਾਵੇ ਤਾਂ ਅਸਲੀਅਤ ਦਾ ਪਤਾ ਲਗੇਗਾ ਕਿ ਗਰਮ ਕਪੜਿਆਂ ਯਾ ਰਜਾਈ ਵਿਚ ਅਪਣੀ ਕੋਈ ਗਰਮਾਇਸ਼ ਯਾ ਨਿੱਘ ਨਹੀਂ ਹੈ — ਬਲਕਿ 'ਨਿੱਘ' ਤਾਂ ਅਸਲ ਵਿਚ ਸਾਡੇ ਸਰੀਰ ਵਿਚ ਹੈ। ਇਹ 'ਸਰੀਰਕ ਅਗਨੀ' ਯਾ ਨਿੱਘ ਸਾਡੇ ਸਰੀਰ ਦੇ ਅੰਦਰ ਹੀ ਮੌਜੂਦ ਹੈ, ਪਰ ਜਦ ਬਾਹਰਲੀ ਠੰਡੀ ਹਵਾ ਲਗਦੀ ਹੈ ਤਾਂ ਇਹ

‘ਨਿੱਘ’ ਉੱਡ ਜਾਂਦਾ ਹੈ ਯਾ ਜ਼ਾਇਆ (neutralise) ਹੋ ਜਾਂਦਾ ਹੈ ਤੇ ਸਾਨੂੰ ਠੰਡ ਮਹਿਸੂਸ ਹੋਣ ਲੱਗ ਪੈਂਦੀ ਹੈ।

ਇਸ ‘ਬਾਹਰਲੀ ਠੰਡੀ ਹਵਾ’ ਤੇ ‘ਅੰਦਰਲੇ ਸਰੀਰਕ ਨਿੱਘ’ ਦੇ ਵਿਚਕਾਰ ਜੇ ਕੋਈ ਕੁਕਾਵਟ ਅਥਵਾ ਬਚਾਉ ਹੋ ਜਾਵੇ ਤਾਂ ਹੀ ਬਾਹਰਲੀ ਠੰਡ ਅਤੇ ਅੰਦਰਲਾ ਸਰੀਰਕ ਨਿੱਘ, ਅੰਦਰ ਕਾਇਮ ਰਹਿ ਸਕਦਾ ਹੈ। ਯਾਨੀ ਇਨ੍ਹਾਂ ਦੋਹਾਂ — ‘ਬਾਹਰਲੀ ਠੰਡ’ ਅਤੇ ‘ਅੰਦਰਲੇ ਨਿੱਘ’ ਦੇ ਦਰਮਿਆਨ ਕੋਈ ਪਰਦਾ, ਓਲੂਝਾ (insulation) ਕੀਤਾ ਜਾਵੇ ਤਾਂ ਕਿ ਇਕ-ਦੂਜੇ ਦਾ ਮੇਲ ਨਾ ਹੋ ਸਕੇ। ਏਸੇ ਨਿਯਮ ਅਨੁਸਾਰ ਠੰਡੇ ਦੇਸ਼ਾਂ ਵਿਚ ਮਕਾਨ ਵਾਤਾਨੁਕੂਲ (air-conditioned) ਕੀਤੇ ਜਾਂਦੇ ਹਨ। ਇਸ ਤਰ੍ਹਾਂ ਜੇ ਬਾਹਰ ਬਰੜ ਪੈਂਦੀ ਹੋਵੇ ਤਾਂ ਘਰ ਦਾ ਅੰਦਰ ਬਿਜਲੀ ਨਾਲ ਗਰਮ ਰਹਿੰਦਾ ਹੈ ਕਿਉਂਕਿ ਦੀਵਾਰਾਂ ਵਿਚ ਮਸਾਲਾ (insulation) ਪਾ ਕੇ ਬਾਹਰਲੀ ਠੰਡੀ ਹਵਾ ਨੂੰ ਅੰਦਰ ਧੱਸਣ ਤੋਂ ਰੋਕਿਆ ਜਾਂਦਾ ਹੈ। ਦੂਜੇ ਲੜਕਾਂ ਵਿਚ ਅੰਦਰਲੇ ਨਿੱਘ ਨੂੰ ਬਾਹਰਲੀ ਠੰਡੀ ਹਵਾ ਤੋਂ ਅੱਡ ਜਾਂ ‘ਅਲੋਪ’ ਰੱਖਿਆ ਜਾਂਦਾ ਹੈ।

ਬਿਲਕੁਲ ਇਸੇ ਤਰ੍ਹਾਂ ਸਾਡੇ ਅੰਤ੍ਰ-ਆਤਮੇ ਇਲਾਹੀ ‘ਪ੍ਰੀਤ-ਪ੍ਰੇਮ-ਰਸ-ਚਾਉ’ ਦਾ ਸੌਮਾ ਹੈ, ਪਰ ਅਸੀਂ ਇਨ੍ਹਾਂ ਦੈਵੀ ਗੁਣਾਂ ਤੋਂ ਵਾਂਝੇ ਜਾ ਰਹੇ ਹਾਂ, ਕਿਉਂਕਿ ਸਾਡੇ ਮਨ ਦੀ ਬਿਰਤੀ ਸੁਰਤੀ ਬਾਹਰਮੁਖੀ ਹੋਣ ਕਰਕੇ, ਅਸੀਂ ਇਨ੍ਹਾਂ ਦੈਵੀ ਗੁਣਾਂ ਦੇ ‘ਨਿੱਘ-ਸ਼ਾਂਤੀ-ਰਸ-ਚਾਉ’ ਦੇ ਸੁਖ ਤੋਂ ਅਨਜਾਣ, ਅਵੇਸਲੇ ਤੇ ਬੇਮੁਖ ਹੋ ਕੇ, ਬਾਹਰਲੇ ਰਸਾਂ-ਕਸਾਂ ਦੇ ਖਿਨ ਭੰਗਰ ਸੁਖਾਂ ਮਗਰ ਅੰਨ੍ਹੇਵਾਹ ਭੱਜੇ ਫਿਰਦੇ ਹਾਂ। ਦੂਜੇ ਸ਼ਬਦਾਂ ਵਿਚ ਅਸੀਂ ਬਾਹਰਮੁਖੀ ਹੋ ਕੇ ਅਪਣੇ ਅੰਦਰਲੇ ਸ਼ਾਂਤੀ-ਰਸ-ਚਾਉ-ਪ੍ਰੀਤ-ਪ੍ਰੇਮ ਦੇ ਦੈਵੀ ਤੇ ਸਦੀਵੀ ਸੁਖਾਂ ਤੋਂ ਵਾਂਝੇ ਜਾ ਰਹੇ ਹਾਂ।

ਜੇਕਰ ਅਸੀਂ ਅੰਤ੍ਰ-ਮੁਖੀ ਇਲਾਹੀ ਪ੍ਰੀਤ-ਪ੍ਰੇਮ-ਰਸ-ਚਾਉ ਦਾ ਆਤਮਿਕ ਨਿੱਘ ਮਾਣਨਾ ਚਾਹੁੰਦੇ ਹਾਂ ਤਾਂ ਸਾਨੂੰ ‘ਬਾਹਰਮੁਖੀ’ ਹੋਣ ਦੀ ਬਜਾਏ ‘ਅੰਤਰਮੁਖੀ’ ਹੋਣਾ ਪਵੇਗਾ। ਵਰਨਾ ਸਾਰੀ ਦੁਨੀਆਂ ਵਾਂਗ ਅਸੀਂ ਭੀ ਬਾਹਰਮੁਖੀ ਦੁਨੀਆਂ ਵਿਚ ‘ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੇ ਮੇਹੁ’ ਵਾਲਾ ਜੀਵਨ ਹੀ ਬਤੀਤ ਕਰੀ ਜਾਵਾਂਗੇ ਤੇ ਸਾਡਾ ਮਨ ਮਾਇਕੀ ਦੁਨੀਆਂ ਦੇ ਤੀਖਣ ਅਤੇ ਖੁਭਵੇਂ ਤੀਰਾਂ ਦਾ ਸ਼ਿਕਾਰ (target) ਹੀ ਬਣਿਆ ਰਹੇਗਾ।

ਦੁਨੀਆ ਕੇਗੀ ਦੋਸਤੀ ਮਨਸੁਖ ਦਾਖਿ ਮਰਨਿ ॥

ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥

(ਪੰਨਾ-੨੫੫)

ਬਾਹਰਮੁਖੀ ਬਿਰਤੀ ਨੂੰ ‘ਅੰਤਰਮੁਖੀ’ ਕਰਨ ਲਈ ਸਭ ਤੋਂ ਆਸਾਨ ਤੇ ਸਰਲ ਤਰੀਕਾ ਗੁਰਬਾਣੀ ਵਿਚ ਦਸਿਆ ਹੈ ਕਿ ‘ਅਲਿਪਤ ਵਰਤੋ’। ਸਾਡੇ ਮਨ ਦੀ ਬਿਰਤੀ-ਸੁਰਤੀ, ਜੋ ਕਿ ਹਮੇਸ਼ਾ ‘ਬਾਹਰਮੁਖੀ’ ਰਹਿੰਦੀ ਹੈ, ਉਸ ਨੂੰ ਉਲਟਾ ਕੇ ਅੰਤਰਮੁਖੀ ਕਰਨਾ ਹੈ।

ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥

ਬਾਹਰਿ ਜਾਦਾ ਘਰ ਮਹਿ ਆਣਿਆ ॥

(ਪੰਨਾ-੧੧੨੫)

ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥
ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥ (ਪੰਨਾ-੧੩੩੨)

“ਗੁਬਾਰਾ” (Balloon)

ਗੁਬਾਰੇ ਵਿਚ ਹਵਾ ਨਾਲੋਂ ਭੀ ਹਲਕੀ ਗੈਸ (gas) ਭਰੀ ਜਾਂਦੀ ਹੈ ਤੇ ਉਸ ਨੂੰ ਚਾਰ-ਚੁਫੇਰਿਓਂ ਰੱਸੀਆਂ ਨਾਲ ਜ਼ਮੀਨ ਤੇ ਬੰਨਿਆ ਜਾਂਦਾ ਹੈ। ਜਦ ਉਹ ਗੁਬਾਰਾ ਗੈਸ ਨਾਲ ਭਰਪੁਰ ਹੋ ਕੇ ਉੱਡਣ ਲਈ ਤਿਆਰ ਹੋ ਜਾਂਦਾ ਹੈ, ਤਾਂ ਉਸਦੀਆਂ ਸਾਰੀਆਂ ਰੱਸੀਆਂ ਇੱਕ ਦਮ ਥੱਲ੍ਹੇ ਦਿੱਤੀਆਂ ਜਾਂਦੀਆਂ ਹਨ ਤੇ ਉਹ ਆਪ-ਮੁਹਾਰੇ ਉਪਰ ਉਠ ਕੇ ਪੁਲਾੜ ਵਿਚ ਤਾਰੀਆਂ ਲਾਉਂਦਾ ਹੈ।

ਐਨ ਇਸੇ ਤਰ੍ਹਾਂ ਸਾਡੇ ਮਨ-ਰੂਪੀ ‘ਗੁਬਾਰੇ’ ਵਿਚ ਹਉਮੈ, ਈਰਖਾ, ਦਵੈਤ, ਫਿਕਰ, ਚਿੰਤਾ, ਸਾੜਾ, ਕਾੜਾ ਆਦਿ ਨੀਵੇਂ ਖਿਆਲਾਂ ਦੀ ‘ਮੈਲੀ’ ਤੇ ਭਾਰੀ ਹਵਾ ਭਰੀ ਹੋਈ ਹੈ ਤੇ ਇਸ ਨੂੰ ਨਾਲੋਂ-ਨਾਲ ਵਧਾਈ ਜਾਂਦੇ ਹਨ। ਇਸ ਤੋਂ ਇਲਾਵਾ ਅਪਣੇ ਮਨ ਦੀ ਤ੍ਰਿਸ਼ਨਾ ਤੇ ‘ਮੇਰੀ’ ਦੀਆਂ ਰੱਸੀਆਂ ਦੀਆਂ ਗੰਢਾਂ ਆਪਣੀ ‘ਮੈਂ-ਰੂਪੀ’ ‘ਧਰਤੀ’ ਨਾਲ ਹੋਰ ਕੱਸੀ ਤੇ ਜਕੜੀ ਜਾਂਦੇ ਹਨ। ਜਿਸ ਕਾਰਨ ਸਾਡੀ ‘ਰੂਹ’ ਦਾ ‘ਗੁਬਾਰਾ’, ਅਪਣੇ ਕੇਂਦਰ ਇਲਾਹੀ ਮੰਡਲ ਦੇ ਆਕਾਸ਼ਾਂ ਵੱਲ ਉੱਡ ਨਹੀਂ ਸਕਦਾ।

ਇਸ ਵਿਚਾਰ ਵਿਚ ਦੋ ਖਾਸ ਨੁਕਤੇ ਹਨ —

1. ਉਹ ਹਲਕੀ ਗੈਸ ਜੋ ਗੁਬਾਰੇ ਨੂੰ ਉਡਾਉਂਦੀ ਹੈ।

2. ਮੈਂ-ਮੇਰੀ ਦੀਆਂ ਰੱਸੀਆਂ ਦੀ ਪਕੜ।

1. ਸਾਡਾ ਮਨ ਜਦ ਨੀਵੇਂ ਦੁਨਿਆਵੀ ਸੰਕਲਪਾਂ — ‘ਕਾਮ’, ਕ੍ਰੋਧ, ਈਰਖਾ, ਦਵੈਤ, ਸਾੜਾ, ਵੈਰ-ਵਿਰੋਧ, ਤ੍ਰਿਸ਼ਨਾ ਆਦਿ ਵਿਚ ਗਲਤਾਨ ਹੁੰਦਾ ਹੈ ਤਾਂ ‘ਮਨ’ ਮੈਲਾ ਤੇ ਭਾਰਾ ਹੋ ਕੇ ਮੋਹ ਮਮਤਾ ਦੀ ਪਕੜ ਵਿਚ ਜਕੜਿਆ ਰਹਿੰਦਾ ਹੈ।

ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥

(ਪੰਨਾ-੫੯੫)

ਕਾਮ ਕ੍ਰੋਧ ਲੋਭਿ ਮੋਹਿ ਬਾਧਾ ॥

ਮਹਾ ਗਰਤ ਮਹਿ ਨਿਘਰਤ ਜਾਤਾ ॥

(ਪੰਨਾ-੨੪੧)

2. ਦੂਜੇ ‘ਮੈਂ-ਮੇਰੀ’ (attachment) ਦੀਆਂ ਰੱਸੀਆਂ ਨਾਲ ਅਸੀਂ ਆਪਣੇ ਮਨ ਨੂੰ ਮਾਈਆ ਦੀ ਧਰਤੀ ਨਾਲ ਬਹੁਤ ਪੀਡੀਆਂ ਗੰਢਾਂ ਦੇ ਕੇ ਬੰਨਿਆ ਹੋਇਆ ਹੈ, ਜਿਸ ਕਾਰਨ ਸਾਡੀ ‘ਰੂਹ’ ਲਈ ਆਪਣੇ ਕੇਂਦਰ ਇਲਾਹੀ ਮੰਡਲ ਵਿਚ ਉਡਾਰੀਆਂ ਲਾਉਣੀਆਂ ਅਸੰਭਵ ਹਨ।

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

(ਪੰਨਾ-੨੬੧)

ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥

(ਪੰਨਾ-੧੦੦੪)

ਉਚੇ-ਸੁੱਚੇ ਆਤਮਿਕ ਪ੍ਰੇਮ ਸਵੈਪਨਾ ਦੇ ਮੰਡਲਾਂ ਵਿਚ ਉਡਾਰੀਆਂ ਲਾਉਣ ਲਈ ਦੋ ਸਾਧਨ ਹਨ —

1. ਆਪਣੀ 'ਰੂਹ' ਦੇ ਗੁਬਾਰੇ ਵਿਚ ਹਲਕੀ ਗੈਸ, ਯਾਨੀ 'ਸਾਧ-ਸੰਗਤ' ਵਿਚ ਵਿਚਰਦਿਆਂ ਹੋਇਆਂ ਆਪਣੇ ਹਿਰਦੇ ਅੰਦਰ 'ਵੈਰਾਗ', ਉੱਚੇ-ਸੁੱਚੇ ਸੋਹਣੇ ਵਲਵਲੇ, 'ਨਾਮੇ ਕਾ ਰੰਗ', ਸਰਧਾ, ਭੈ-ਭਾਵਨੀ ਅਤੇ ਪ੍ਰੇਮ-ਸਵੈਪਨਾ ਪੈਦਾ ਕਰੀਏ, ਜੋ ਕਿ ਮਾਇਕੀ ਬਿਆਲਾਂ ਦੀਆਂ ਵਾਸ਼ਨਾਵਾਂ ਤੋਂ ਬਹੁਤ 'ਹਲਕੀ' ਗੈਸ ਹੈ, ਜਿਸ ਨਾਲ ਸਾਡਾ ਮਨ ਨਿਰਮਲ ਹੋ ਜਾਂਦਾ ਹੈ।

ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥ (ਪੰਨਾ-੨੮੨)

ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥

ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥ (ਪੰਨਾ-੨੯੨)

ਸਬਦ ਸੁਰਤਿ ਲਿਵਲਾਇ ਹੁਕਮੁ ਕਮਾਇਆ ।

ਸਾਧਸੰਗਤਿ ਭੈ ਭਾਇ ਨਿਜ ਘਰੁ ਪਾਇਆ । (ਵਾ. ਭਾ. ਗੁ. ੩/੨੦)

2. ਦੂਜਾ ਸਾਧਨ ਹੈ — 'ਦੂਨੀਆਂ ਅਤੇ ਰਿਸ਼ਤੇਦਾਰੀ' ਦੀਆਂ 'ਪੀਡੀਆਂ ਗੰਢਾਂ' ਖੋਲ੍ਹਣੀਆਂ। ਜਿਨ੍ਹਾਂ ਚਿਰ ਅਸੀਂ ਇਹ 'ਮੈਂ-ਮੇਰੀ' ਦੀਆਂ ਰੱਸੀਆਂ ਢਿੱਲੀਆਂ ਕਰਕੇ ਨਹੀਂ ਖੋਲ੍ਹਦੇ ਸਾਡੇ ਪਾਠ, ਪੂਜਾ, ਭਜਨ, ਬੰਦਰੀ ਆਦਿ ਧਾਰਮਿਕ ਕਰਮ-ਕਾਂਡ ਹੀ ਬਣ ਕੇ ਰਹਿ ਜਾਂਦੇ ਹਨ। ਇਸ ਦਾ ਪ੍ਰਤੱਖ ਨਤੀਜਾ ਸਾਡੀ ਮੌਜੂਦਾ ਸਰੀਰਕ-ਮਾਨਸਿਕ-ਧਾਰਮਿਕ ਤੇ ਆਤਮਿਕ ਹਾਲਤ ਹੈ।

ਮੇਰੀ ਮੇਰੀ ਕਰਿ ਕਰਿ ਮੂਲਥੁ ਪਾਪ ਕਰਤ ਨਹ ਪਰੀ ਦਇਆ ॥੧॥

ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪਾਣੀ ਗਲਤੁ ਪਾਇਆ ॥ (ਪੰ.-੮੨੬)

ਆਤਮਿਕ ਉਡਾਰੀਆਂ ਲਈ, 'ਕਬੀਰਾ ਹਮਰਾ ਕੋ ਨਹੀਂ ਹਮ ਕਿਸਹੂ ਕੇ ਨਾਹਿ' ਵਾਂਗ ਕੋਰੇ ਹੋਣਾ ਜ਼ਰੂਰੀ ਹੈ ਅਤੇ ਕੋਰੇ ਹੋ ਕੇ ਹੀ 'ਅਲਿਪਤ' ਰਹਿ ਸਕਦੇ ਹਾਂ। ਪਰ ਅਸੀਂ ਤਾਂ ਰਿਸ਼ਤੇਦਾਰੀਆਂ ਤੇ ਮੈਂ-ਮੇਰੀ ਦੀਆਂ ਰੱਸੀਆਂ ਨਿੱਤ ਹੋਰ ਪੀਡੀਆਂ ਕਰੀ ਜਾਂਦੇ ਹਾਂ ਤੇ ਦੁਖੀ ਹੋ ਰਹੇ ਹਾਂ।

ਫਾਸਨ ਕੀ ਬਿਧਿ ਸਭ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ (ਪੰਨਾ-੩੩੧)

'ਮੈਂ-ਮੇਰੀ' ਵਿਚ ਫਸਣਾ ਤਾਂ ਹਰ ਕੋਈ ਜਾਣਦਾ ਹੈ, ਪਰ ਮਾਇਆ ਰੂਪੀ ਸਦੀਵੀ 'ਕੈਦ' ਯਾ 'ਫੰਦੇ' ਤੋਂ ਛੁੱਟਣ ਲਈ ਸਾਨੂੰ ਉਨ੍ਹਾਂ ਗੁਰਮੁਖ ਪਿਆਰਿਆਂ, ਮਹਾਂਪੁਰਖਾਂ ਕੋਲੋਂ ਵਿਧੀ ਸਿੱਖਣੀ ਪਵੇਗੀ ਜੋ 'ਅਲਿਪਤ' ਰਹਿਣ ਦਾ ਸਬਕ ਕਮਾ ਕੇ ਇਸ ਝੂਠੇ ਧੰਧੇ ਮੌਹੂ ਤੋਂ ਸੁਰਖਹੂ ਹੋ ਚੁਕੇ ਹਨ ਅਤੇ 'ਜਿਨੀ ਚਲਣੁ ਜਾਣਿਆ ਸੇ ਕਿਉਂ ਕਰਹਿ ਵਿਖਾਰ' ਦੇ ਹੁਕਮ ਦੀ ਪਾਲਣਾ ਕਰਦੇ ਹਨ। ਪਰ ਇਹੋ ਜਿਹੇ ਬਖਸ਼ੇ ਹੋਏ ਮਹਾਂਪੁਰਖ ਦੁਨੀਆ ਤੇ ਵਿਰਲੇ ਹੀ ਹੁੰਦੇ ਹਨ —

ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥

ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥

ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥

(ਪੰਨਾ-੨੨੪)

ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥

ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥

(ਪੰਨਾ-੨੯੭)

ਐਸੇ ਜਨ ਵਿਰਲੇ ਸੰਸਾਰੇ ॥

ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

ਆਪਿ ਤਰਹਿ ਸੰਗਤਿ ਕੁਲ ਤਾਰਹਿ ਤਿਨ ਸਫਲ ਜਨਮ ਜਗਿਆ॥(ਪੰ.-੧੦੩੯)

‘ਅਲਿਪਤਤਾ’, ‘ਨਿਰਾਰਾਪਨ’ ਯਾ ‘ਉਦਾਸੀ’ ਦੇ ਦਰਜਿਆਂ (level) ਤੇ ਹੁੰਦੀ ਹੈ –

ਸਰੀਰਕ ਅਤੇ ਮਾਨਸਿਕ

ਜਦ ਅਸੀਂ ਆਪਣੀ ‘ਬੱਧੀ’ ਤੇ ‘ਮਨ’ ਦੁਆਰਾ ‘ਤਿਆਗ’ ਕਰਦੇ ਹਾਂ, ਤਾਂ ਇਹ ‘ਦਿਮਾਰੀ ਤਿਆਗ’ ਅਧੂਰਾ ਤੇ ਓਪਰਾ ਹੁੰਦਾ ਹੈ। ਜਦ ਕਦੇ ਸਾਡਾ ਮਨ ਬੇਮੁਖ ਹੋ ਜਾਵੇ ਤਾਂ ਆਪਣੀਆਂ ਉਕਤੀਆਂ-ਜੁਗਤੀਆਂ, ਨਾਲ ਮਨ ਨੂੰ ਵਰਗਲਾ ਕੇ ਇਸ ਖਿਆਲੀ ਤਿਆਗ ਤੋਂ ਛੁਟਕਾਰਾ ਕਰ ਲੈਂਦੇ ਹਾਂ ਤੇ ਫੇਰ ਉਸੇ ਮੈਂ-ਮੇਰੀ ਦੇ ਬਿਖਮ ਦਾਇਰੇ (vicious circle) ਵਿਚ ਫਸ ਜਾਂਦੇ ਹਾਂ।

ਗੁਰਬਾਣੀ ਅਨੁਸਾਰ ਉਦਾਸੀ, ਵੈਰਾਗ ਅਥਵਾ ਤਿਆਗ ‘ਸ਼ਬਦ ਵਿਚਾਰੇ’ ਵਾਲੀ ਹੈ, ਜਿਸ ਨੂੰ ਬੜੇ ਧਿਆਨ ਨਾਲ ਸਮਝਣ ਦੀ ਲੋੜ ਹੈ। ਗੁਰੂ ਕੋਲੋਂ ‘ਗੁਰਮੰਤ੍ਰ’ ਯਾ ਸਬਦ ਲੈ ਕੇ ਜਦ ਸਾਧ ਸੰਗਤ ਦੀ ਅਗਵਾਈ ਅਤੇ ਸਹਾਇਤਾ ਨਾਲ ਦਿਨ ਰਾਤ ਸਬਦ-ਕਮਾਈ ਕਰਦੇ-ਕਰਦੇ ਸਾਡੇ ਮਨ-ਚਿਤ-ਹਿਰਦੇ ਵਿਚ ਸ਼ਬਦ ਧੱਸ-ਵੱਸ-ਰਸ ਜਾਵੇ ਤਾਂ ਸਾਡਾ ਮਨ ਸ਼ਬਦ ਰੂਪ ਹੋ ਜਾਂਦਾ ਹੈ। ਇਸ ਤਰ੍ਹਾਂ ਸਬਦ-ਸੁਰਤ ਦੁਆਰਾ ਸਬਦ-ਗੁਰੂ ਦੀ ਚਰਨ-ਸ਼ਰਨ ਵਿਚ ਰੰਗ-ਰਸ ਮਾਣਦਾ ਹੋਇਆ ਅਲਮਸਤ ਮਤਵਾਰਾ ਹੋ ਕੇ ਨਾਮ ਮਹਾਂਰਸ ਵਿਚ ਲਿਵ-ਲੀਨ ਹੋ ਜਾਵੇ ਤਾਂ ਹੀ ‘ਆਤਮਿਕ ਤਿਆਗ’, ‘ਉਦਾਸੀ’ ਅਤੇ ‘ਅਲਿਪਤਤਾ’ ਰਹਿਣ ਦੀ ਸਹੀ ਜਾਚ ਆਉਂਦੀ ਹੈ।

ਚਰਨ ਕਮਲ ਮਕਰੰਦ ਰਸ ਲੁਭਿਤ ਹੁਏ

ਮਾਇਆ ਮੈਂ ਉਦਾਸ ਬਾਸ ਬਿਰਲੇ ਬੈਰਾਗੀ ਹੈ ।

(ਕ. ਭਾ. ਗੁ. ੬੮)

ਅਸਲ ਵਿਚ ਮਨ ਨੂੰ ‘ਹਰੀ ਅੰਗੂਹੀ’ ਵਾਂਗ ਮਜ਼ੇਦਾਰ, ਸੁਆਦਲੀ ‘ਚਾਟ’ ਚਾਹੀਦੀ ਹੈ ਜਿਸ ਵਿਚ ਉਹ ਰਸ ਮਾਣ ਕੇ ‘ਅਲਮਸਤ ਮਤਵਾਰ’ ਹੋ ਸਕੇ। ਜਿਨ੍ਹਾਂ ਚਿਰ ਮਨ ਨੂੰ ਉਚੇਰੀ ਚੰਗੇਰੀ, ਸੁਆਦਲੀ ‘ਚਾਟ’ ਨਹੀਂ ਮਿਲਦੀ, ਉਨਾਂ ਚਿਰ ਇਸ ਦਾ ਨੀਵਿਆਂ ਰਸਾਂ-ਕਸਾਂ ਵਿਚ ਗਲਤਾਨ ਹੋ ਕੇ ਮਸਤ ਰਹਿਣਾ ਲਾਜ਼ਮੀ ਹੈ।

ਇਹ ਰਸ ਛਾਡੇ ਉਹ ਰਸੁ ਆਵਾ ॥

ਉਹ ਰਸੁ ਪੀਆ ਇਹ ਰਸੁ ਨਹੀਂ ਭਾਵਾ ॥

(ਪੰਨਾ-੩੪੨)

ਇਸ ਲਈ ਨੀਵੇਂ ਰਸਾਂ-ਕਸਾਂ ਦੀ ਚਾਟ ਉਤੇ ਰੀਝੇ ਹੋਏ ਮਨ ਨੂੰ, ਕਿਸੇ ਉੱਚੇ-ਸੁੱਚੇ ‘ਪ੍ਰੀਤ-ਪ੍ਰੇਮ-ਰਸ-ਚਾਊ’ ਅਥਵਾ ਨਾਮ ਦੇ ‘ਮਹਾਂਰਸ’ ਵੱਲ ਪ੍ਰੇਰਨ ਲਈ, ਉਨ੍ਹਾਂ ਮਹਾਂਪੁਰਖਾਂ, ਬਖਸ਼ੇ ਹੋਏ ਗੁਰਮੁਖ ਪਿਆਰਿਆਂ ਦੀ ਸੰਗਤ ਅਥਵਾ ਸਾਧ ਸੰਗਤ ਦੀ

ਅਤਿਅੰਤ ਲੋੜ ਹੈ। ਜਿਹੜੇ ਆਪ ਸਦਾ ਨਾਮ ਦੇ ਅਨੁਭਵੀ ਪ੍ਰਕਾਸ਼ ਵਿਚ ਇਲਾਹੀ ਪ੍ਰੇਮ ਸਵੈਪਨਾ-ਦਾ ਰੰਗ-ਰਸ ਮਾਣਦੇ ਹਨ ਜਿਸ ਕਰਕੇ ਇਹਨਾਂ ਦੇ ਮਨ ਉਤੇ ਮਾਇਕੀ ਰੰਗਤ ਦਾ ਅਸਰ ਹੀ ਨਹੀਂ ਹੁੰਦਾ। ਅਥਵਾ ‘ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਚੁਗਤਿ ਇਵ ਪਾਈਐ’ ਅਨੁਸਾਰ ਸਹਿਜ-ਸੁਭਾਇ ਅਲਿਪਤ ਵਰਤਦੇ ਹਨ।

ਹਰਖ ਸੋਗ ਦੁਹੂੰ ਤੇ ਮੁਕਤੇ ॥ ਸਦਾ ਅਲਿਪਤੁ ਜੋਗ ਅਰੁ ਜੁਗਤੇ ॥

ਦੀਸਹਿ ਸਭ ਮਹਿ ਸਭ ਤੇ ਰਹਤੇ ॥

ਪਾਰਬ੍ਰਹਮ ਕਾ ਓਇ ਧਿਆਨ ਧਰਤੇ ॥

(ਪੰਨਾ-੧੮੧)

ਉਆ ਰਸ ਮਹਿ ਉਆਹੂ ਸੁਖ ਪਾਇਆ ॥

ਨਾਨਕ ਲਿਪਤ ਨਹੀਂ ਤਿਹ ਮਾਇਆ ॥

(ਪੰਨਾ-੨੫੯)

ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥

ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥

(ਪੰਨਾ-੨੦੧)

ਪ੍ਰੇਮ ਭਗਤਿ ਗੁਨ ਗਾਵਤ ਗੀਧੇ ਪੋਹਤ ਨਹ ਸੰਸਾਰੁ ॥

(ਪੰਨਾ-੧੨੨੨)

ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੇ ਸਦਾ ਰਹੈ ਸਰਣਾਈ ॥

(ਪੰ.-੧੩੪੪)

‘ਅਲਿਪਤ’ ਰਹਿਣ ਦਾ ਇਹੋ ਹੀ ਇਕੋ-ਇਕ ਸੌਖਾ ਸਾਧਨ ਹੈ, ਜਿਸ ਨਾਲ ਸਾਡਾ ਮਨ ‘ਮਾਇਆ’ ਰੂਪੀ ਚਾਟ ਦੇ ਰਸਾਂ-ਕਸਾਂ ਤੋਂ ਉਠ ਕੇ ਇਲਾਹੀ ਮਹਾਂ ਰਸ ਵੱਲ ਪ੍ਰੇਰਿਆ ਜਾ ਸਕਦਾ ਹੈ ਯਾ ਮਨ ਦੀ ਰੁਚੀ ਨੂੰ ਉਲਟਾ ਕਰਕੇ ‘ਬਦਲਿਆ’ ਜਾ ਸਕਦਾ ਹੈ। ਇਹੋ ਹੀ ਅਸਲੀ ਤੇ ਪੱਕੀ ਸਹਿਜ-‘ਉਦਾਸੀ’ ਹੈ। ਇਸ ਤਰ੍ਹਾਂ ਹੀ ਅਸੀਂ ਆਪਣੇ ਮਨ ਨੂੰ ਸੰਪੂਰਨ ਤੌਰ ਤੇ ਗੁਰੂ ਸਮਰਪਣ ਕਰ ਸਕਦੇ ਹਾਂ ਅਤੇ ਮਾਇਆ ਤੋਂ ਪੂਰਨ ਤੌਰ ਤੇ ‘ਅਲਿਪਤ’ ਰਹਿ ਸਕਦੇ ਹਾਂ। ਇਸ ਤਰ੍ਹਾਂ ਗੁਰੂ ਪਿਆਰ ਵਿਚ ਸੰਪੂਰਨ ‘ਸਮਰਪਣ’ (Complete surrender in love of God) ਹੀ ਸਭ ਤੋਂ ਸੌਖਾ ਤੇ ਸਹਿਜ ਸਾਧਨ ਹੈ।

ਫੈਂਦੈ ਫਾਹੀ ਸਭ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥

ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥

(ਪੰ.-੪੩੩)

ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੇ ਰਹਿਣਾ ॥

ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਛੁਬਦੇ ਭੀ ਤਰਣਾ ॥

(ਪੰ.-੯੫੩)

ਸਾਧਸੰਗਤਿ ਭਉ ਭਾਉ ਸਹਜੂ ਬੈਰਾਗ ਹੈ ।

ਅੰਤਰਿ ਗੁਰਮਤਿ ਚਾਉ ਅਲਿਪਤੁ ਅਦਾਗੁ ਹੈ।

(ਵਾ. ਭਾ. ਗੁ. ੩/੧੩)

ਸਾਧਸੰਗਤਿ ਸਚੁ ਸੋਹਿਲਾ ਗੁਰਮੁਖਿ ਸਾਧਸੰਗਤਿ ਲਿਵ ਲਾਈ।

ਬੇਦ ਕਤੇਬਹੁ ਬਾਹਰਾ ਜੰਮਣਿ ਮਰਣਿ ਅਲਿਪਤ ਰਹਾਈ।

(ਵਾ. ਭਾ. ਗੁ. ੫/੧੪)

ਗੁਰਮੁਖਿ ਸੁਖ ਫਲੁ ਸਾਧਸੰਗੁ ਮਾਇਆ ਅੰਦਰਿ ਕਰਨਿ ਉਦਾਸੀ।

(ਵਾ. ਭਾ. ਗੁ. ੧੫/੨੧)

ਸਾਧਸੰਗਤਿ ਭੈ ਭਾਇ ਵਿਚਿ ਭਗਤਿ ਵਛਲੁ ਕਰਿ ਅਛਲੁ ਛਲਣਾ।

ਜਲਵਿਚ ਕਵਲੁ ਅਲਿਪਤ ਹੋਇ

ਆਸ ਨਿਰਾਸ ਵਲੇਵੈ ਵਲਣਾ।

(ਵਾ. ਭਾ. ਗੁ. ੧੮/੧੨)

ਪਰ ਗੁਰਬਾਣੀ ਦਾ ਉਪਦੇਸ਼ ਹੈ —

ਅੰਦਰਹੁ ਜਿਨ ਕਾ ਮੌਹੁ ਭੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ (ਪੰ.-੯੧੨)

ਗੁਰਬਾਣੀ ਦੇ ਇਸ ਹੁਕਮ ਨੂੰ ਪਾਲਣ ਨਾਲ ਹੀ ਸਾਡਾ ਮਨ ਅਪਣੇ ਆਪ ਸਹਿਜ ਸੁਭਾਇ 'ਮੈਂ-ਮੇਰੀ' ਤੋਂ ਤਿਆਰੀ, ਉਦਾਸੀ, ਨਿਰਾਰਾ ਅਤੇ 'ਅਲਿਪਤ' ਰਹਿ ਸਕਦਾ ਹੈ।

ਅਲਿਪਤ ਰਹਿਣ ਵਿਚ ਸਹਾਇਕ ਗੁਰਬਾਣੀ ਦੀਆਂ ਹੇਠ ਲਿਖੀਆਂ ਤੁਕਾਂ ਨੂੰ ਕਮਾ ਕੇ ਹੀ ਅਸੀਂ ਗੁਰਮਤਿ ਅਨੁਸਾਰ 'ਸਹਿਜ-ਅਵਸਥਾ' ਦੀ ਪਰਮ ਪਦਵੀ ਤੇ ਪਹੁੰਚ ਸਕਦੇ ਹਾਂ —

ਗੁਰਮੁਖਿ ਅਲਿਪਤੁ ਰਹੈ ਸੰਸਾਰੇ ।

ਗੁਰ ਕੈ ਤਕੀਐ ਨਾਮਿ ਅਧਾਰੇ ॥

(ਪੰਨਾ-੧੧੮)

ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥

ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥

(ਪੰਨਾ-੨੩੦)

ਅਨਦਿਨ ਕੀਰਤਨੁ ਕੇਵਲ ਬਖਾਨੁ ॥

ਗਿਹਸਤ ਮਹਿ ਸੋਈ ਨਿਰਬਾਨੁ ॥

(ਪੰਨਾ-੨੮੧)

ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥

ਵਾਜੇ ਬਾਝਹੁ ਸਿੰਝੀ ਵਾਜੈ ਤਉ ਨਿਰਭਉ ਪਦੁ ਪਾਈਐ ॥

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਚੁਗਤਿ ਤਉ ਪਾਈਐ ॥ (ਪੰ.-੨੩੦)

ਅਲਿਪਤ ਗੁਢਾ ਮਹਿ ਰਹਹਿ ਨਿਰਾਰੇ ॥

ਤਸਕਰ ਪੰਚ ਸਬਦਿ ਸੰਘਾਰੇ ॥

ਪਰ ਘਰ ਜਾਇ ਨ ਮਨੁ ਛੋਲਾਏ ॥

ਸਹਜ ਨਿਰੰਤਰਿ ਰਹਉ ਸਮਾਏ ॥

(ਪੰਨਾ-੯੦੪)

ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥ (ਪੰ.-੧੦੬੧)

ਪਰ ਘਰ ਜਾਇ ਪਰਾਹੁਣਾ ਆਸਾ ਵਿਚਿ ਨਿਰਾਸੁ ਵਲਾਏ।

ਪਾਣੀ ਅੰਦਰਿ ਕਵਲ ਜਿਉ ਸੂਰਜ ਧਿਆਨ ਅਲਿਪਤੁ ਰਹਾਏ।

ਸਬਦ ਸੁਰਤਿ ਸਤਿਸੰਗਿ ਮਿਲਿ ਗੁਰ ਚੇਲੇ ਦੀ ਸੰਧਿ ਮਿਲਾਏ।

(ਵਾ. ਭਾ. ਗੁ. ੬/੬)



© ਸਭ ਹੱਕ ਰਾਖਵੇਂ ਹਨ।

ਏਸੇ ਕਲਮ ਦੇ ਲਿਖੇ ਹੋਏ ਗੁਰਬਾਣੀ ਵਿਚਾਰੁ ਦੀ ਲੜੀ ਵਿੱਚ ਅੱਡ-ਅੱਡ ਵਿਸ਼ਿਆਂ ਤੇ 132 ਲੇਖ (13 ਕਿਤਾਬਾਂ) ਹਨ। ਇਨ੍ਹਾਂ ਲੇਖਾਂ ਦਾ ਹਿੰਦੀ ਤਰਜਮਾ ਵੀ ਮਿਲਦਾ ਹੈ। ਪੰਜ ਲੇਖ ਅੰਗਰੇਜ਼ੀ ਵਿੱਚ ਹਨ।

ਕੀਰਤਨ ਅਤੇ ਨਾਮ-ਅਭਿਆਸ ਕਮਾਈ ਦੇ ਅੱਠ ਦਿਨਾਂ ਜਪ-ਤਪ ਸਮਾਗਮ, ਗੁਰਦੁਆਰਾ ਸਾਹਿਬ ਬ੍ਰਹਮ-ਬੁੰਗਾ, ਪਿੰਡ ਦੋਦੜਾ ਵਿਖੇ ਮਾਰਚ, ਸਤੰਬਰ ਅਤੇ ਦਸੰਬਰ (20-30) ਵਿੱਚ ਅਤੇ ਜੂਨ ਵਿੱਚ ਗੁਰਦੁਆਰਾ ਬ੍ਰਹਮ ਬੁੰਗਾ ਸਾਹਿਬ, ਦੱਖਣੀ ਬਾਈਪਾਸ ਦੋਰਾਹਾ ਵਿਖੇ ਹਰ ਸਾਲ ਹੁੰਦੇ ਹਨ। ਗੁਰਦੁਆਰਾ ਬ੍ਰਹਮ ਬੁੰਗਾ ਸਾਹਿਬ, ਦੱਖਣੀ ਬਾਈਪਾਸ ਦੋਰਾਹਾ ਵਿਖੇ ਪੰਦਰਾਂ ਦਿਨਾਂ ਬਾਅਦ ਵੀ ਸਮਾਗਮ ਹੁੰਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਦੀ ਮੰਗ ਅਨੁਸਾਰ 15-15 ਦਿਨਾਂ ਦੇ ਅਰਸੇ ਬਾਅਦ, ਦੋ ਦਿਨਾਂ ਸਮਾਗਮ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਹੁੰਦੇ ਹਨ। ਹਫਤਾਵਾਰੀ ਸਮਾਗਮ ਵੀ ਵੱਖ-ਵੱਖ ਥਾਵਾਂ ਤੇ ਸਥਾਨਕ ਸੰਗਤਾਂ ਵੱਲੋਂ ਹੁੰਦੇ ਹਨ।

ਪਿੰਡ ਦੋਦੜਾ, ਬੁਢਲਾਡਾ-ਸੁਨਾਮ, ਬਰਾਸਤਾ (ਵਾਈਆ) ਜਖੇਪਲ ਲਿੰਕ ਰੋਡ ਤੇ ਹੈ। ਚਾਹਵਾਨ ਸੱਜਣ ਇਹ ਲੇਖ ਅਤੇ ਸਮਾਗਮਾਂ ਦਾ ਵੈਰਵਾ ਹੇਠ ਲਿਖੇ ਪਤੇ ਤੋਂ ਪ੍ਰਾਪਤ ਕਰ ਸਕਦੇ ਹਨ:-

Website : www.brahmbungadodra.org

E-mail : info@brahmbungadodra.org

ਗੁਰਦੁਆਰਾ ਬ੍ਰਹਮ ਬੁੰਗਾ ਸਾਹਿਬ

ਪਿੰਡ ਤੇ ਡਾਕਖਾਨਾ : ਦੋਦੜਾ

ਤਹਿਸੀਲ-ਬੁਢਲਾਡਾ, ਜ਼ਿਲ੍ਹਾ ਮਾਨਸਾ (ਪੰਜਾਬ)

ਫੋਨ : 073074-55097, 01652-255097, 99149-55098

❖ ਸ਼ਾਖਾ ❖

ਗੁਰਦੁਆਰਾ ਬ੍ਰਹਮ ਬੁੰਗਾ ਸਾਹਿਬ (ਦੋਦੜਾ)

ਦੱਖਣੀ ਬਾਈ ਪਾਸ, ਦੋਰਾਹਾ

ਜ਼ਿਲ੍ਹਾ ਲੁਧਿਆਣਾ, ਪੰਜਾਬ

ਫੋਨ : 073074-55098, 01628-258697, 099149-55098

❖ ਪ੍ਰਕਾਸ਼ਕ ❖

ਸੈਕ੍ਰੈਟਰੀ, ਬ੍ਰਹਮ-ਬੁੰਗਾ ਟ੍ਰਸਟ (ਰਜਿ.)

ਪਿੰਡ ਤੇ ਡਾਕਖਾਨਾ : ਦੋਦੜਾ

ਤਹਿਸੀਲ-ਬੁਢਲਾਡਾ, ਜ਼ਿਲ੍ਹਾ ਮਾਨਸਾ (ਪੰਜਾਬ)

ਫੋਨ : 73074-55096